

ਰਸੂਲਾਂ ਦੇ ਕਰਤੱਬ

ਲੁਕਾ ਦੀ ਇੱਕ ਹੋਰ ਪੁਸਤਕ

1 ਪਿਆਰੇ ਬਿਉਫਿਲਸ, ਜਿਹੜੀ ਪਹਿਲੀ ਪੋਥੀ ਮੈਂ ਲਿਖੀ ਸੀ ਉਹ ਯਿਸੂ ਨੇ ਜੋ ਕੁਝ ਕੀਤਾ ਅਤੇ ਸਿਖਾਇਆ ਸੀ, ਉਸ ਬਾਰੇ ਲਿਖੀ ਸੀ। **2** ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸਵਰਗ ਤੇ ਉਠਾਇਆ ਗਿਆ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਰਿਚਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ। **3** ਆਪਣੀ ਮੌਤ ਤੋਂ ਬਾਅਦ ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਤ ਕਰ ਦਿੱਤਾ ਕਿ ਉਹ ਜੀਉਂਦਾ ਹੈ। ਉਸ ਦੇ ਮੌਤ ਤੋਂ ਜੀਅ ਉਠਣ ਤੋਂ ਬਾਅਦ ਚਾਲੀ ਦਿਨਾਂ ਤੱਕ ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ। **4** ਯਿਸੂ ਨੇ ਪਰਮੇਸੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਯਿਸੂ ਨੇ ਉਨ੍ਹਾਂ ਨਾਲ ਭੋਜਨ ਕਰਦੇ ਹੋਏ ਉਨ੍ਹਾਂ ਨੂੰ ਯਹੂਸ਼ਲਮ ਤੋਂ ਬਾਹਰ ਨਾ ਜਾਣ ਲਈ ਆਖਿਆ। ਉਸ ਨੇ ਕਿਹਾ, “ਪਰਮੇਸੁਰ ਨੇ ਤੁਹਾਨੂੰ ਕੋਈ ਬਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀਂ ਇੱਥੇ (ਯਹੂਸ਼ਲਮ) ਵਿੱਚ ਉਸ ਬਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ। **5** ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”

ਯਿਸੂ ਦਾ ਸਵਰਗ ਤੇ ਉਠਾਇਆ ਜਾਣਾ

6 ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈ?”

7 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਗੱਲਾਂ ਨੂੰ ਨਹੀਂ ਜਾਣ ਸਕਦੇ। **8** ਪਰ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ ਤੇ ਤੁਸੀਂ ਮੇਰੇ ਗਵਾਰ ਹੋਵੋਗੇ। ਸਭ ਤੋਂ ਪਹਿਲਾਂ ਤੁਸੀਂ ਯਹੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਗੇ ਤੇ ਉਸ ਤੋਂ ਬਾਅਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ ਅਤੇ ਸਾਰੀ ਧਰਤੀ ਦੇ ਹਿੱਸਿਆਂ ਵਿੱਚ ਮੇਰੇ ਗਵਾਰ ਹੋਵੋਗੇ।”

9 ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਰਿਹਾ ਸੀ, ਤਾਂ ਉਹ ਸਵਰਗ ਨੂੰ ਉਠਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਤਾਂ ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ। **10** ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆ ਕੇ ਖੜ੍ਹੇ ਹੋ ਗਏ। **11** ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲ ਦੇ ਲੋਕੇ, ਤੁਸੀਂ ਇੱਥੇ ਖੜ੍ਹੇ ਹੋ ਕੇ ਅਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਹੈ, ਉਸੇ ਤਰ੍ਹਾਂ ਵਾਪਸ

ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”

ਨਵੇਂ ਰਸੂਲ ਦਾ ਚੁਣਿਆ ਜਾਣਾ

12 ਦ ਰਸੂਲ ਜੈਤੂਨ ਦੇ ਪਹਾੜ ਵੱਲੋਂ ਯਹੂਸ਼ਲਮ ਨੂੰ ਗਏ। ਇਹ ਪਹਾੜ ਯਹੂਸ਼ਲਮ ਤੋਂ ਇੱਕ-ਅੱਧ ਮੀਲ ਦੀ ਵਾਟ ਤੇ ਹੈ। **13** ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਪੌੜੀਆਂ ਚੜ੍ਹ ਕੇ ਇੱਕ ਕਮਰਾ ਸੀ ਜਿੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫਿਲਿੱਪੁਸ, ਥੋਮਾ, ਬਰਥੁਮਲਈ, ਮੱਤੀ ਅਤੇ ਗਲਫਾ ਦਾ ਪੁੱਤਰ ਯਾਕੂਬ, ਸ਼ਮਊਨ ਜੋ ਜ਼ੈਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।

14 ਸਾਰੇ ਰਸੂਲ ਇਕੱਠੇ ਸਨ ਅਤੇ ਉਹ ਉਸੇ ਮਕਸਦ ਲਈ ਲਗਾਤਾਰ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਦੇ ਨਾਲ ਸਨ।

15 ਕੁਝ ਦਿਨਾਂ ਬਾਅਦ ਜਦੋਂ ਉੱਥੇ ਕੋਈ ਇੱਕ ਸੌ ਵੀਹ ਨਿਰਚਾਵਨ ਇਕੱਠੇ ਹੋ ਕੇ ਆਏ, ਤਾਂ ਪਤਰਸ ਉਨ੍ਹਾਂ ਵਿੱਚੋਂ ਉੱਠਿਆ ਤੇ ਉਸ ਨੇ ਆਖਿਆ, **16-17** “ਹੇ ਭਰਾਵੇ, ਜੋ ਪਵਿੱਤਰ ਆਤਮਾ ਨੇ ਪਹਿਲਾਂ ਹੀ ਪੋਥੀਆਂ ਵਿੱਚ ਦਾਉਦ ਰਾਹੀਂ ਯਹੂਦਾ ਬਾਰੇ ਆਖਿਆ ਹੈ ਉਹ ਨਿਸਚਿਤ ਹੀ ਪੂਰਾ ਹੋਣਾ ਹੈ। ਯਹੂਦਾ ਸਾਡੇ ਸਮੂਹ ਵਿੱਚੋਂ ਇੱਕ ਸੀ। ਉਸ ਨੇ ਸਾਡੇ ਨਾਲ ਇਸ ਸੇਵਾ ਵਿੱਚ ਹਿੱਸਾ ਪਾਇਆ, ਪਰ ਇਹ ਉਹੀ ਸੀ ਜਿਸ ਨੇ ਉਨ੍ਹਾਂ ਲੋਕਾਂ ਦੀ ਅਗਵਾਈ ਕੀਤੀ ਜਿਨ੍ਹਾਂ ਨੇ ਯਿਸੂ ਨੂੰ ਫੜਵਾਇਆ।”

18 (ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸ ਦਾ ਪੇਟ ਫਟ ਗਿਆ ਅਤੇ ਉਸ ਦੀਆਂ ਸਾਰੀਆਂ ਅੰਦਰਾਂ ਬਾਹਰ ਨਿਕਲ ਆਈਆਂ। **19** ਯਹੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਠਾਉ “ਅਕਲਦਮਾ” ਰੱਖਿਆ ਜਿਸ ਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”)

20 ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ:

‘ਕਾਸ਼ ਉਸ ਦਾ ਘਰ ਉੱਜੜ ਜਾਵੇ। ਉੱਥੇ ਰਹਿਣ ਵਾਲਾ ਕੋਈ ਨਾ ਹੋਵੇ।’

ਜ਼ਬੂਰ 69:25

ਅਤੇ ਇਹ ਵੀ ਲਿਖਿਆ ਹੈ

‘ਉਸ ਦਾ ਕੰਮ ਕੋਈ ਹੋਰ ਸਾਂਭ ਲਵੇ।’

ਜ਼ਬੂਰ 109:8

21-22“ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਪੁਨਰ-ਉਥਾਨ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਸਨ ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਹੋਣਾ ਲਾਜ਼ਮੀ ਹੈ ਜਦੋਂ ਯੂਰੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਯਿਸੂ ਸਵਰਗ ਨੂੰ ਉਠਾਇਆ ਗਿਆ ਸੀ।”

23ਤਦ ਰਸੂਲਾਂ ਨੇ ਦੋਹਾਂ ਨੂੰ ਖੜ੍ਹਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸੱਬਾਸ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮੱਥਿਯਾਸ ਸੀ। 24-25ਉਨ੍ਹਾਂ ਨੇ ਪਾਰਥਨਾ ਕੀਤੀ, “ਪਰਮੇਸੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚਲਿਆ ਗਿਆ ਜਿੱਥੇ ਦਾ ਉਹ ਸੀ। ਹੇ ਪਰਮੇਸੁਰ, ਤੂੰ ਵਿਖਾ ਕਿ ਉਸ ਦੀ ਰਸੂਲ ਵਾਲੀ ਜਗ੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।” 26ਫੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮੱਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋੜਿਆ ਗਿਆ।

ਪਵਿੱਤਰ ਆਤਮਾ ਦਾ ਆਗਮਨ

21ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ੍ਹਾ ਇੱਕਤਰ ਸਨ। 2ਅਚਾਨਕ ਆਕਾਸ਼ ਵਿੱਚੋਂ ਇੱਕ ਅਵਾਜ਼ ਸੁਣਾਈ ਦਿੱਤੀ ਜੋ ਹਨੇਰੀ ਵਾਂਗ ਸੀ। ਇਸ ਅਵਾਜ਼ ਨੇ ਉਹ ਸਾਰੀ ਜਗ੍ਹਾ ਭਰ ਦਿੱਤੀ ਜਿੱਥੇ ਉਹ ਬੈਠੇ ਸਨ। 3ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵੱਖਰੀਆਂ-ਵੱਖਰੀਆਂ ਸਨ ਤੇ ਥੱਲੇ ਆ ਕੇ ਹਰੇਕ ਮਨੁੱਖ ਦੇ ਅੱਗੇ ਆ ਕੇ ਠਹਿਰੀਆਂ। 4ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।

5ਉਸ ਵਕਤ ਯਹੂਸਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆ ਦੇ ਸਭ ਹਿੱਸਿਆਂ ਵਿੱਚੋਂ ਇੱਥੇ ਆਏ ਹੋਏ ਸਨ। 6ਇਨ੍ਹਾਂ ਮਨੁੱਖਾਂ ਦੀ ਇੱਕ ਵੱਡੀ ਮੰਡਲੀ ਇਕੱਠੀਆਂ ਆਇਆ ਸੀ ਕਿਉਂਕਿ ਉਨ੍ਹਾਂ ਨੇ ਇਹ ਗ੍ਰੰਥ ਸੁਣੀ ਸੀ। ਉਹ ਹੈਰਾਨ ਸਨ, ਕਿਉਂਕਿ ਹਰ ਇੱਕ ਨੇ ਰਸੂਲਾਂ ਨੂੰ ਆਪਣੀ ਖੁਦ ਦੀ ਬੋਲੀ ਵਿੱਚ ਬੋਲਦਿਆਂ ਸੁਣਿਆ।

7ਉਹ ਸਾਰੇ ਯਹੂਦੀ ਇਸ ਤੋਂ ਬੜੇ ਹੈਰਾਨ ਸਨ। ਉਹ ਇਹ ਨਹੀਂ ਸਮਝ ਸਕੇ ਕਿ ਉਹ ਅਜਿਹਾ ਕਰਨ ਦੇ ਸਮਰਥ ਕਿਵੇਂ ਸਨ। ਉਨ੍ਹਾਂ ਕਿਹਾ, “ਵੇਖੋ ਇਹ ਸਭ ਜੋ ਬੋਲ ਰਹੇ ਹਨ ਕੀ ਉਹ ਗਲੀਲ ਤੋਂ ਨਹੀਂ ਹਨ? 8ਫਿਰ ਸਾਡੇ ਚੋਂ ਹਰ ਇੱਕ ਆਪਣੀ ਜਨਮ ਭੂਮੀ ਦੀ ਭਾਸ਼ਾ ਉਨ੍ਹਾਂ ਦੀ ਜ਼ਬਾਨੀ ਕਿਵੇਂ ਸੁਣਦਾ ਹੈ? ਇਹ ਕਿਵੇਂ ਸੰਭਵ ਹੈ? ਅਸੀਂ ਸਭ ਵਧੇ-ਵਧ ਥਾਵਾਂ ਤੋਂ ਹਾਂ। 9ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ, ਮਸੋਪੋਤਾਮਿਯਾ, ਯਹੂਦਿਯਾ, ਕਪਦੁਕਿਯਾ, ਪੁੰਤਸ, ਅਸਿਯਾ, 10ਫ਼ਰੂਗਿਯਾ, ਪੁਮਫ਼ਲਿਯਾ, ਮਿਸਰ ਅਤੇ ਲਿਬਿਯਾ ਦੇ ਹਿੱਸੇ ਕੁਰੇਨੋ ਦੇ ਨਜ਼ਦੀਕ ਦੇ ਰਹਿਣ ਵਾਲੇ ਹਾਂ। ਇੱਥੇ ਰੋਮੀ ਮੁਸਾਫ਼ਿਰ, ਦੋਵੇਂ ਯਹੂਦੀ ਅਤੇ ਯਹੂਦੀ ਮੁਰੀਦ। 11ਕਰੇਤੀ ਅਤੇ ਅਰਬੀ ਹਨ, ਅਸੀਂ ਉਨ੍ਹਾਂ ਸਭਨਾਂ ਨੂੰ ਆਪੋ-ਆਪਣੀ ਭਾਸ਼ਾ

ਵਿੱਚ ਪਰਮੇਸੁਰ ਦੇ ਵੱਡੇ-ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ।”

12ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ, “ਇਹ ਕੀ ਹੋ ਰਿਹਾ?” 13ਪਰ ਬਾਕੀ ਲੋਕ ਰਸੂਲਾਂ ਤੇ ਹੱਸੇ ਤੇ ਕਹਿਣ ਲੱਗੇ, “ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਹੈ।”

ਪਤਰਸ ਨੇ ਲੋਕਾਂ ਨੂੰ ਕਿਹਾ

14ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖੜੇ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੇ ਅਤੇ ਸਾਰੇ ਯਹੂਸਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਣਨਾ ਚਾਹੀਦਾ ਹੈ। 15ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋ। ਅਜੇ ਸਵੇਰ ਦੇ ਸਿਰਫ਼ ਨੌ ਵੱਜੇ ਹਨ। 16ਪਰ ਇਹ ਉਹ ਗੱਲ ਹੈ ਜਿਸ ਬਾਰੇ ਯੋਏਲ ਨਬੀ ਨੇ ਲਿਖਿਆ ਹੈ:

17 ‘ਪਰਮੇਸੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾ ਦਿਆਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਣਨੇ ਆਉਣਗੇ।

18 ਉਸ ਵਕਤ ਮੈਂ ਆਪਣਾ ਆਤਮਾ ਆਪਣੇ ਸੇਵਕਾਂ, ਆਦਮੀਆਂ ਤੇ ਔਰਤਾਂ ‘ਚ ਪਾਵਾਂਗਾ ਅਤੇ ਉਹ ਵੀ ਅਗੰਮ ਵਾਕ ਕਰਨਗੇ।

19 ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂੰਏਂ ਦੇ ਬੱਦਲਾਂ ਨਾਲ ਸਬੂਤ ਦਿਆਂਗਾ।

20 ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾ ਲਹੂ ਵਰਗਾ ਲਾਲ ਹੋ ਜਾਵੇਗਾ। ਫੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।

21 ਅਤੇ ਹਰ ਉਹ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।’ ਯੋਏਲ 2:28-32

22“ਮੇਰੇ ਯਹੂਦੀ ਭਰਾਵੇ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸ ਦੇ ਸੱਚਾ ਹੋਣ ਦਾ ਸਬੂਤ ਪਰਮੇਸੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਾਈਆਂ। 23ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸ ਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸ ਨੂੰ ਸਲੀਬ ਦੇ ਕੇ ਮਾਰ ਦਿੱਤਾ। ਪਰ ਪਰਮੇਸੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸੁਰ ਦੀ ਹੀ ਵਿਉਂਤ ਸੀ, ਜੋ ਕਿ ਉਸ ਨੇ ਬਹੁਤ ਚਿਰ ਪਹਿਲਾਂ ਸੋਚ ਲਈ ਸੀ। 24ਯਿਸੂ ਨੇ ਮੌਤ ਦੀ ਪੀੜ ਸਹੀ ਪਰ ਪਰਮੇਸੁਰ ਨੇ ਉਸ ਨੂੰ ਆਜ਼ਾਦ ਕਰ ਦਿੱਤਾ। ਪਰਮੇਸੁਰ ਨੇ ਉਸ ਨੂੰ ਬੰਧਨ ਖੋਲ੍ਹ ਕੇ ਜੀਵਤ ਕਰ ਦਿੱਤਾ। ਕਿਉਂਕਿ ਇਹ ਅਸੰਭਵ ਸੀ ਕਿ ਮੌਤ ਉਸ ਨੂੰ ਵੱਸ ਵਿੱਚ ਰੱਖ ਸਕੇ। 25ਦਾਊਦ ਨੇ ਉਸ ਬਾਰੇ ਆਖਿਆ,

‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁੱਖ ਵੇਖਿਆ ਹੈ; ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਰਿਲਾ ਸਕਦਾ।

- 26 ਇਸ ਲਈ ਮੇਰਾ ਦਿਲ ਖੁਸ਼ ਹੈ ਅਤੇ ਮੇਰੀ ਜ਼ੁਬਾਨ ਹਮੇਸ਼ਾ ਖੁਸ਼ੀ ਵਿੱਚ ਬੋਲਦੀ ਹੈ। ਮੇਰਾ ਸਰੀਰ ਵੀ ਉਮੀਦ ਵਿੱਚ ਜੀਵੇਗਾ।
- 27 ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰਖ ਦੇ ਸਰੀਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਗਾ।
- 28 ਤੂੰ ਮੈਨੂੰ ਸਿਖਾਇਆ ਕਿ ਕਿਵੇਂ ਜਿਉਣਾ ਹੈ। ਸੇ ਤੂੰ ਮੇਰੇ ਕਰੀਬ ਆਵੇਗਾ ਅਤੇ ਮੈਨੂੰ ਅੰਤ ਦੀ ਖੁਸ਼ੀ ਦੇਵੇਗਾ।'

ਜ਼ਬੂਰ 16:8-11

29 "ਹੇ ਮੇਰੇ ਭਰਾਵੇ, ਨਿਰਭੈ ਹੋ ਕੇ ਮੈਂ ਤੁਹਾਨੂੰ ਸਾਡੇ ਵਡੇਰੇ ਦਾਉਦ ਦੇ ਬਾਰੇ ਦੱਸ ਸਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸ ਦੀ ਕਬਰ, ਇੱਥੇ ਅੱਜ ਦਿਨ ਤੱਕ ਸਾਡੇ ਨਾਲ ਹੈ। 30 ਦਾਉਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨੂੰ ਬਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ। 31 ਦਾਉਦ ਜਾਣਦਾ ਸੀ ਕਿ ਭਵਿੱਖ ਵਿੱਚ ਕੀ ਵਾਪਸ ਸਕਦਾ ਹੈ ਇਸ ਲਈ ਉਹ ਮਸੀਹ ਦੇ ਜੀ ਉੱਠਣ ਬਾਰੇ ਬੋਲਿਆ: 'ਉਹ ਮੌਤ ਦੀ ਜਗ੍ਹਾ ਨਹੀਂ ਛੱਡਿਆ ਗਿਆ ਸੀ ਅਤੇ ਉਸ ਦਾ ਸਰੀਰ ਨਹੀਂ ਸੜਿਆ।'

- 32 ਮੇਂ ਇਹ ਯਿਸੂ ਹੀ ਹੈ ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ। ਅਸੀਂ ਸਭ ਇਸ ਦੇ ਚੜ੍ਹਮਈਦ ਗਵਾਹ ਹਾਂ।
- 33 ਯਿਸੂ ਮਰਨ ਉਪਰਾਂਤ ਸਵਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸ ਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸ ਦਾ ਉਸ ਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸ ਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ। 34 ਕਿਉਂ ਜੋ ਦਾਉਦ ਅਕਾਸ਼ ਉੱਤੇ ਉਠਾਇਆ ਨਾ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਉਦ ਨੇ ਖੁਦ ਆਖਿਆ ਸੀ,
- 'ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ,
- 35 ਜਦ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਕੀ ਨਾ ਬਣਾ ਦਿਆਂ।'

ਜ਼ਬੂਰ 110:1

- 36 "ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ, ਪ੍ਰਭੂ ਅਤੇ ਮਸੀਹ ਬਣਾਇਆ ਹੈ ਜਿਸ ਨੂੰ ਤੁਹਾਡੇ ਦੁਆਰਾ ਸਲੀਬ ਦਿੱਤੀ ਗਈ ਸੀ।"
- 37 ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਛਿਦ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, "ਭਰਾਵੇ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?"
- 38 ਪਤਰਸ ਨੇ ਉਨ੍ਹਾਂ ਨੂੰ ਕਿਹਾ, "ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਗੇ। 39 ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬੱਚਿਆਂ ਲਈ ਅਤੇ ਉਨ੍ਹਾਂ ਸਭਨਾਂ ਲਈ ਹੈ

2:20 ਪਰਮੇਸ਼ੁਰ ਨੇ... ਬਿਠਾਵਾਂਗਾ 2 ਸਮੂਏਲ 7:12, 13 ਅਤੇ ਜ਼ਬੂਰ 132:11 ਦੇਖੋ।

ਜੋ ਇਸ ਜਗ੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।"

40 ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚੇਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਭਈ "ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋਂ ਬਚਾਓ।" 41 ਤਦ ਉਨ੍ਹਾਂ ਲੋਕਾਂ ਨੇ ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵੀਕਾਰ ਕੀਤਾ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਰਾਵਾਨਾਂ ਦੇ ਸਮੂਹ ਨਾਲ ਮਿਲ ਗਏ।

ਨਿਹਰਾਵਾਨਾਂ ਨੇ ਹਰੇਕ ਚੀਜ਼ ਨੂੰ ਵੰਡਿਆ

42 ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ। 43 ਰਸੂਲ ਬੜੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪਰਮੇਸ਼ੁਰ ਲਈ ਡਰ ਸੀ। 44 ਸਾਰੇ ਉਨ੍ਹਾਂ ਦੇ ਨਿਹਰਾਵਾਨ ਇਕੱਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ। 45 ਨਿਹਰਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਵੰਡ ਦਿੱਤਾ। 46 ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਇਕੱਠੇ ਖਾਂਦੇ। 47 ਨਿਹਰਾਵਾਨ ਪਰਮੇਸ਼ੁਰ ਦੀ ਉਸਤਤ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਰਾਵਾਨਾਂ ਦੇ ਸਮੂਹ ਵਿੱਚ ਸ਼ਾਮਲ ਕਰਦਾ ਜੋ ਬਚਾਏ ਜਾਂਦੇ ਸਨ।

ਪਤਰਸ ਦਾ ਇੱਕ ਲੰਗੜੇ ਨੂੰ ਠੀਕ ਕਰਨਾ

3 ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ। 2 ਜਦੋਂ ਉਹ ਮੰਦਰ ਦੇ ਵਿਹੜੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗੜਾ ਜੰਮਿਆ ਸੀ। ਉਹ ਚੱਲ ਨਹੀਂ ਸਕਦਾ ਸੀ, ਇਸ ਲਈ ਉਸ ਦੇ ਕੁਝ ਮਿੱਤਰਾਂ ਨੇ ਉਸ ਨੂੰ ਚੁੱਕਿਆ ਰੋਇਆ ਸੀ। ਹਰ ਰੋਜ਼ ਉਸ ਦੇ ਮਿੱਤਰ ਉਸ ਨੂੰ ਲਿਆਉਂਦੇ ਅਤੇ ਉਸ ਨੂੰ ਭੀਖ ਮੰਗਨ ਲਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ "ਖੂਬਸੂਰਤ ਬੁਰਾ" ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ ਸਾਰੇ ਲੋਕਾਂ ਤੋਂ ਜਿਹੜੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ। 3 ਉਸ ਦਿਨ ਉਸ ਨੇ ਪਤਰਸ ਅਤੇ ਯੂਹੰਨਾ ਨੂੰ ਮੰਦਰ ਦੇ ਵਿਹੜੇ ਅੰਦਰ ਜਾਂਦੇ ਵੇਖਿਆ ਅਤੇ ਉਨ੍ਹਾਂ ਕੋਲੋਂ ਪੈਸਿਆਂ ਦੀ ਭੀਖ ਮੰਗੀ।

4 ਪਤਰਸ ਅਤੇ ਯੂਹੰਨਾ ਨੇ ਉਸ ਵੱਲ ਵੇਖਿਆ ਅਤੇ ਫੇਰ ਪਤਰਸ ਨੇ ਆਖਿਆ, "ਸਾਡੇ ਵੱਲ ਵੇਖ।" 5 ਉਸ ਆਦਮੀ ਨੇ ਉਨ੍ਹਾਂ ਵੱਲ ਵੇਖਿਆ ਤੇ ਸੋਚਿਆ ਸ਼ਾਇਦ ਉਹ ਉਸ ਨੂੰ ਭੀਖ ਦੇਣਗੇ। 6 ਪਰ ਪਤਰਸ ਨੇ ਆਖਿਆ, "ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੇ ਮੇਰੇ ਕੋਲ ਹੈ ਮੈਂ ਤੈਨੂੰ ਦਿਆਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉੱਠ ਕੇ ਖੜ੍ਹਾ ਹੋ ਅਤੇ ਚੱਲ।"

7 ਤਦ ਪਤਰਸ ਨੇ ਉਸ ਲੰਗੜੇ ਦਾ ਸੱਜਾ ਹੱਥ ਫੜਿਆ ਅਤੇ ਉਸ ਨੂੰ ਉਠਾਇਆ, ਤੁਰੰਤ ਹੀ ਉਸ ਲੰਗੜੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਆ ਗਈ। 8 ਉਹ ਝੱਟ ਆਪਣੇ ਪੈਰਾਂ ਤੇ

ਕੁੱਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਰੁੱਢੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁੱਦ ਰਿਹਾ ਸੀ ਅਤੇ ਪਰਮੇਸੁਰ ਦੀ ਉਸਤਤ ਕਰ ਰਿਹਾ ਸੀ। 9-10 ਸਾਰੇ ਲੋਕ ਜਿਨ੍ਹਾਂ ਨੇ ਉਸ ਨੂੰ ਵੇਖਿਆ, ਉਸ ਨੂੰ ਪਛਾਣ ਗਏ। ਕਿ ਇਹ ਉਹੀ ਹੈ ਜੋ ਮੰਦਰ ਦੇ ਖੂਬਸੂਰਤ ਫ਼ਾਟਕ ਉੱਪਰ ਬੈਠ ਕੇ ਭੀਖ ਮੰਗਿਆ ਕਰਦਾ ਸੀ ਤਾਂ ਜਦੋਂ ਉਨ੍ਹਾਂ ਨੇ ਉਸੇ ਮਨੁੱਖ ਨੂੰ ਚੱਲ ਕੇ ਮੰਦਰ ਵੱਲ ਆਉਂਦੇ ਪਰਮੇਸੁਰ ਦੀ ਉਸਤਤ ਕਰਦੇ ਵੇਖਿਆ ਤਾਂ ਉਹ ਇਹ ਸਭ ਵੇਖ ਕੇ ਹੈਰਾਨ ਰਹਿ ਗਏ ਤੇ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਸੀ ਕਿ ਭਾਣਾ ਕਿਵੇਂ ਵਾਪਰਿਆ ਸੀ?

ਪਤਰਸ ਦਾ ਲੋਕਾਂ ਨੂੰ ਉਪਦੇਸ਼ ਦੇਣਾ

11 ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫੜਿਆ ਹੋਇਆ ਸੀ ਤੇ ਲੋਕ ਉਸ ਨੂੰ ਠੀਕ ਚਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਨ ਵਿੱਚੋਂ ਦੌੜੇ ਆਏ।

12 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੇ, ਤੁਸੀਂ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸ ਨੂੰ ਆਪਣੀ ਸ਼ਕਤੀ ਅਤੇ ਭਗਤੀ ਨਾਲ ਠੀਕ ਕੀਤਾ ਹੈ? 13 ਨਹੀਂ, ਅਸੀਂ ਨਹੀਂ। ਪਰਮੇਸੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸੁਰ ਹੈ। ਉਸ ਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ। 14 ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸ ਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤਸ ਨੂੰ ਯਿਸੂ ਦੀ ਜਗ੍ਹਾ ਇੱਕ ਖੁਨੀ ਨੂੰ ਛੱਡਣ ਦੀ ਮੰਗ ਕੀਤੀ ਹੈ। 15 ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰਿਆ ਜੋ ਜ਼ਿੰਦਗੀ ਦਿੰਦਾ ਹੈ ਪਰ ਪਰਮੇਸੁਰ ਨੇ ਉਸ ਨੂੰ ਮੁਰਦੇ ਤੋਂ ਜੀਵਨ ਵੱਲ ਉਠਾਇਆ। ਅਸੀਂ ਇਸ ਦੇ ਗਵਾਹ ਹਾਂ ਕਿਉਂਕਿ ਅਸੀਂ ਇਹ ਸਭ ਕੁਝ ਆਪਣੀ ਅੱਖੀਂ ਵੇਖਿਆ।

16 “ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸ ਨੇ ਇਸ ਲੰਗੜੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸਕਦੇ ਹੋ ਤੇ ਤੁਸੀਂ ਇਸ ਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।

17 “ਮੇਰੇ ਭਰਾਵੇ! ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਣਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਣਜਾਣ ਸਨ। 18 ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ—ਜਿਵੇਂ ਕਿ ਉਸ ਦੇ ਮਸੀਹ ਨੂੰ ਦੁੱਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ। 19 ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਰੀਦੇ ਹਨ ਅਤੇ ਪਰਮੇਸੁਰ ਵੱਲ ਮੁੜੇ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸਕੇ। 20 ਤਦ ਫਿਰ ਪ੍ਰਭੂ ਤੁਹਾਨੂੰ ਆਤਮਕ ਸੁੱਖ ਦਾ ਸਮਾਂ ਦੇਵੇਗਾ, ਉਹ ਯਿਸੂ ਨੂੰ ਭੇਜੇਗਾ ਜਿਸ ਨੂੰ ਉਸ ਨੇ ਮਸੀਹ ਹੋਣ ਲਈ ਚੁਣਿਆ ਹੈ।

21 “ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁੜ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸੂਹ ਤੋਂ ਹੀ ਆਖਿਆ ਸੀ। 22 ਪੂਜਾ ਨੇ ਆਖਿਆ, ਪ੍ਰਭੂ, ਤੁਹਾਡਾ ਪਰਮੇਸੁਰ, ਤੁਹਾਡੇ ਆਪਣੇ ਭਰਾਵਾਂ ਵਿੱਚੋਂ ਇੱਕ ਨਬੀ ਦੇਵੇਗਾ ਜਿਹੜਾ ਮੇਰੇ ਵਰਗਾ ਹੈ। ਜੋ ਕੁਝ ਨਬੀ ਤੁਹਾਨੂੰ ਆਖੇ ਉਸ ਨੂੰ ਸੁਣੋ। 23 ਜੇ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸੁਰ ਦੇ ਲੋਕਾਂ ਵਿੱਚੋਂ ਕੱਢ ਦਿੱਤਾ ਜਾਵੇਗਾ।”^a

24 “ਸਮੁਏਲ ਅਤੇ ਉਸ ਤੋਂ ਬਾਅਦ ਸਾਰੇ ਨਬੀ ਜੋ ਪਰਮੇਸੁਰ ਲਈ ਬੋਲੇ, ਉਨ੍ਹਾਂ ਨੇ ਵਰਤਮਾਨ ਕਾਲ ਦੀਆਂ ਗੱਲਾਂ ਨਿਸ਼ਚਿਤ ਕੀਤੀਆਂ। 25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸੁਰ ਨੇ ਤੁਹਾਡੇ ਪਿਉ ਦਾਦਿਆਂ ਨਾਲ ਬਣਾਇਆ ਸੀ। ਜਦ ਉਸ ਨੇ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਲੋਕ ਤੇਰੀ ਅੰਸ ਰਾਹੀਂ ਧੰਨ ਹੋਣਗੇ।’^b 26 ਪਰਮੇਸੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਚੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।”

ਪਤਰਸ ਅਤੇ ਯੂਹੰਨਾ ਯਹੂਦੀ ਸਭਾ ਅੱਗੇ ਪੇਸ਼ ਹੋਏ

4 ਜਦੋਂ ਪਤਰਸ ਅਤੇ ਯੂਹੰਨਾ ਲੋਕਾਂ ਨਾਲ ਗੱਲਾਂ ਕਰ ਰਹੇ ਸਨ, ਤਾਂ ਕੁਝ ਯਹੂਦੀ ਜਾਜਕ, ਸਦੂਕੀ ਅਤੇ ਸਿਪਹਾਰੀਆਂ ਦੇ ਕਪਤਾਨ ਜੋ ਮੰਦਰ ਦੀ ਦੇਖਭਾਲ ਕਰਦੇ ਸਨ ਉਨ੍ਹਾਂ ਉੱਤੇ ਚੜ੍ਹ ਆਏ। 2 ਉਹ ਪਰੋਸਨ ਸਨ, ਕਿਉਂਕਿ ਪਤਰਸ ਅਤੇ ਯੂਹੰਨਾ ਲੋਕਾਂ ਨੂੰ ਉਪਦੇਸ਼ ਦੇ ਰਹੇ ਸਨ ਕਿ ਯਿਸੂ ਵਿੱਚ ਮੁਰਦੇ ਜੀ ਉੱਠਣਗੇ। 3 ਯਹੂਦੀ ਆਗੂਆਂ ਨੇ ਪਤਰਸ ਅਤੇ ਯੂਹੰਨਾ ਨੂੰ ਫੜ ਕੇ ਕੈਦ ਕਰ ਦਿੱਤਾ। ਕਿਉਂਕਿ ਅੱਗੇ ਹੀ ਰਾਤ ਦਾ ਵਕਤ ਹੋ ਚੁੱਕਾ ਸੀ ਇਸ ਲਈ ਅਗਲੇ ਦਿਨ ਤੱਕ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਨੂੰ ਜੇਲ ਵਿੱਚ ਹੀ ਕੈਦ ਰਹਿਣ ਦਿੱਤਾ। 4 ਪਰ ਉਨ੍ਹਾਂ ਵਿੱਚੋਂ ਜਿਨ੍ਹਾਂ ਨੇ ਬਚਨ ਸੁਣਿਆ ਸੀ, ਬਹੁਤਿਆਂ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ। ਹੁਣ ਨਿਰਚਾਵਾਨਾਂ ਦੇ ਸਮੂਹ ਵਿੱਚ ਪੰਜ ਹਜ਼ਾਰ ਆਦਮੀ ਸਨ।

5 ਅਗਲੇ ਦਿਨ ਯਹੂਦੀ ਆਗੂ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਯਹੂਸਲਮ ਵਿੱਚ ਇਕੱਠੇ ਹੋਏ। 6 ਅੰਨਾਸ ਸਰਦਾਰ ਜਾਜਕ, ਕਯਾਫਾ ਅਤੇ ਯੂਹੰਨਾ, ਸਿਕੰਦਰ ਅਤੇ ਜਿੰਨੇ ਵੀ ਹੋਰ ਸਰਦਾਰ ਜਾਜਕਾਂ ਦੇ ਪਰਿਵਾਰ ਵਿੱਚੋਂ ਸਨ, ਉਹ ਸਭ ਉੱਥੇ ਇੱਕਤਰ ਸੀ। 7 ਤਾਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਨੂੰ ਸਾਰਿਆਂ ਲੋਕਾਂ ਸਾਹਮਣੇ ਪੇਸ਼ ਕੀਤਾ ਅਤੇ ਪੁੱਛਿਆ, “ਕਿਸ ਸ਼ਕਤੀ ਜਾਂ ਕਿਸ ਦੇ ਨਾਂ ਤੇ ਤੁਸੀਂ ਇਹ ਕੀਤਾ?”

8 ਤਦ ਪਤਰਸ, ਇੱਕਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਨ੍ਹਾਂ ਨੂੰ ਕਹਿਣ ਲੱਗਾ, “ਹੇ ਕੌਮ ਦੇ ਆਗੂਓ ਅਤੇ ਲੋਕਾਂ ਦੇ ਬਜ਼ੁਰਗ ਆਗੂਓ। 9 ਕੀ ਤੁਸੀਂ ਸਾਨੂੰ ਇਸ ਲੰਗੜੇ ਆਦਮੀ ਤੇ ਕੀਤੇ ਇਸ ਭਲੇ ਕੰਮ ਲਈ ਸਵਾਲ ਕਰ ਰਹੇ ਹੋ ਕਿ ਉਸ ਨੂੰ ਕਿਸ ਨੇ ਚੰਗਾ ਕੀਤਾ? 10 ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗੜਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸ ਨੂੰ ਤੁਸੀਂ ਸੂਲੀ ਚਾੜ੍ਹਿਆ ਸੀ। ਪਰਮੇਸੁਰ ਨੇ

^a 3:23 ਹਵਾਲਾ: ਬਿਵਸਥਾ 18:15, 19

^b 3:25 ਹਵਾਲਾ: ਉਤਪਤ 22:18; 26:24

ਉਸੇ ਨੂੰ ਮੁਰਦਿਆਂ ਵਿੱਚੋਂ ਜਿਵਾਇਆ ਹੈ। ਇਹ ਆਦਮੀ ਲੰਗੜਾ ਸੀ ਪਰ ਹੁਣ ਚੱਲ ਸਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਰਾਡੇ ਸਾਹਮਣੇ ਖੜ੍ਹਾ ਹੋਣ ਦੇ ਯੋਗ ਹੈ। **11**ਯਿਸੂ, ਉਹੀ

‘ਪੱਥਰ ਹੈ ਜਿਸ ਨੂੰ ਤੁਰਾਡੇ, ਰਾਜਾਂ ਦੁਆਰਾ ਰੱਦ ਕੀਤਾ ਗਿਆ ਸੀ ਪਰ ਉਹੀ ਪੱਥਰ ਹੁਣ ਖੁੰਜੇ ਦਾ ਪੱਥਰ ਹੋ ਗਿਆ ਹੈ।’ *ਜ਼ਬੂਰ 118:22*

12ਮੁਕਤੀ ਹੋਰ ਕਿਸੇ ਵਿੱਚ ਨਹੀਂ ਹੈ! ਪਰਮੇਸੁਰ ਨੇ ਸੁਰਗ ਹੇਠ ਹੋਰ ਕੋਈ ਨਾਮ ਨਹੀਂ ਦਿੱਤਾ ਹੈ, ਜਿਸ ਦੇ ਰਾਹੀਂ ਸਾਨੂੰ ਮੁਕਤੀ ਮਿਲ ਸਕਦੀ ਹੈ।”

13ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿੱਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁੱਲ੍ਹੇਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ। **14**ਉਹ ਉਸ ਮਨੁੱਖ ਦੀ ਹਾਜ਼ਰੀ ਵਿੱਚ ਜੋ ਚੰਗਾ ਹੋਇਆ ਸੀ, ਉਨ੍ਹਾਂ ਦੇ ਰਸੂਲਾਂ ਦੇ ਖਿਲਾਫ਼ ਕੁਝ ਨਾ ਆਖ ਸਕੇ। ਉਹ ਉਥੇ ਰਸੂਲਾਂ ਦੇ ਨਾਲ ਖੜ੍ਹਾ ਸੀ।

15ਤਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਸਭਾ ‘ਚੋਂ ਬਾਹਰ ਜਾਣ ਨੂੰ ਕਿਹਾ। ਉਨ੍ਹਾਂ ਦੇ ਜਾਣ ਤੇ ਬਾਅਦ ਇਹ ਆਗੂ ਵਿਚਾਰ ਕਰਨ ਲੱਗੇ। **16**ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਹੂਸਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸ ਨੂੰ ਅਸੀਂ ਝੁੱਟਣਾ ਨਹੀਂ ਸਕਦੇ। **17**ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵਧੇਰੇ ਫੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ।”

18ਤਾਂ ਯਹੂਦੀ ਆਗੂਆਂ ਨੇ ਮੁੜ ਉਨ੍ਹਾਂ ਰਸੂਲਾਂ ਨੂੰ ਅੰਦਰ ਬੁਲਵਾਇਆ। ਉਨ੍ਹਾਂ ਨੇ ਉਨ੍ਹਾਂ ਨੂੰ ਫੇਰ ਕਦੀ ਵੀ ਯਿਸੂ ਦੇ ਨਾਂ ਤੇ ਕੁਝ ਨਾ ਬੋਲਣ ਅਤੇ ਉਪਦੇਸ਼ ਨਾ ਦੇਣ ਲਈ ਕਿਹਾ। **19**ਪਰ ਪਤਰਸ ਤੇ ਯੂਹੰਨਾ ਨੇ ਉਨ੍ਹਾਂ ਆਗੂਆਂ ਨੂੰ ਜਵਾਬ ਦਿੱਤਾ, “ਤੁਸੀਂ ਆਪ ਹੀ ਫੈਸਲਾ ਕਰੋ ਕਿ ਕੀ ਇਹ ਪਰਮੇਸੁਰ ਦੀਆਂ ਨਜ਼ਰਾਂ ਵਿੱਚ ਠੀਕ ਹੈ ਜੋ ਅਸੀਂ ਪਰਮੇਸੁਰ ਨਾਲੋਂ ਤੁਰਾਡਾ ਬਹੁਤ ਮੰਨੀਏ? **20**ਅਸੀਂ ਚੁੱਪ ਨਹੀਂ ਰਹਿ ਸਕਦੇ। ਅਸੀਂ ਜੋ ਕੁਝ ਵੇਖਿਆ ਤੇ ਸੁਣਿਆ ਹੈ ਉਹ ਸਾਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ।”

21-22ਯਹੂਦੀ ਆਗੂਆਂ ਨੂੰ ਰਸੂਲਾਂ ਨੂੰ ਸਜ਼ਾ ਦੇਣ ਦਾ ਕੋਈ ਰਾਹ ਨਾ ਲੱਭਿਆ, ਕਿਉਂਕਿ ਜੋ ਕੁਝ ਵਾਪਰਿਆ ਸੀ ਉਸ ਲਈ ਸਭ ਲੋਕ ਪਰਮੇਸੁਰ ਦੀ ਉਸਤਤ ਕਰ ਰਹੇ ਸਨ। ਇਹ ਕਰਿਸ਼ਮਾ ਪਰਮੇਸੁਰ ਵੱਲੋਂ ਇੱਕ ਸਬੂਤ ਵਜੋਂ ਦਿੱਤਾ ਗਿਆ ਸੀ। ਜਿਹੜਾ ਲੰਗੜਾ ਮਨੁੱਖ ਚੰਗਾ ਕੀਤਾ ਗਿਆ ਸੀ ਉਸ ਦੀ ਉਮਰ ਚਾਲੀ ਸਾਲ ਤੋਂ ਵੱਧ ਸੀ। ਇਸ ਲਈ ਯਹੂਦੀ ਆਗੂਆਂ ਨੇ ਰਸੂਲਾਂ ਨੂੰ ਧਮਕਾਇਆ ਅਤੇ ਉਨ੍ਹਾਂ ਨੂੰ ਜਾਣ ਦਿੱਤਾ।

ਪਤਰਸ ਅਤੇ ਯੂਹੰਨਾ ਦਾ ਨਿਰਚਾਵਾਨਾਂ ਕੋਲ ਮੁੜਨਾ

23ਪਤਰਸ ਅਤੇ ਯੂਹੰਨਾ ਯਹੂਦੀ ਆਗੂਆਂ ਦੀ ਸਭਾ ਛੱਡ ਕੇ ਮੁੜ ਆਪਣੀ ਮੰਡਲੀ ਵਿੱਚ ਵਾਪਸ ਆਏ। ਉਨ੍ਹਾਂ ਨੇ ਉਹ ਸਭ ਕੁਝ ਉਨ੍ਹਾਂ ਨੂੰ ਦੱਸਿਆ, ਜੋ ਪ੍ਰਧਾਨ ਜਾਜਕਾਂ ਅਤੇ ਬਜ਼ੁਰਗਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਆਖਿਆ ਸੀ। **24**ਜਦੋਂ ਨਿਰਚਾਵਾਨਾਂ ਨੇ ਇਹ ਸਭ ਸੁਣਿਆ

ਤਾਂ ਉਨ੍ਹਾਂ ਨੇ ਪਰਮੇਸੁਰ ਅੱਗੇ ਪ੍ਰਾਰਥਨਾ ਕੀਤੀ, “ਹੇ ਸੁਆਮੀ, ਤੂੰ ਹੀ ਹੈਂ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿਚਲਾ ਸਭ ਕੁਝ ਬਣਾਇਆ ਹੈ। **25**ਸਾਡੇ ਪੁਰਵਜ ਦਾਉਦ ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ:

‘ਕੌਮਾਂ ਕਿਸ ਲਈ ਰੋਲਾ ਪਾ ਰਹੀਆਂ ਹਨ? ਦੁਨੀਆ ਦੇ ਲੋਕ ਪਰਮੇਸੁਰ ਦੇ ਵਿਰੁੱਧ ਫਿਜ਼ੂਲ ਵਿਉਂਤਾਂ ਕਿਉਂ ਕਰ ਰਹੇ ਹਨ?’

26 ‘ਧਰਤੀ ਦੇ ਰਾਜਿਆਂ ਨੇ ਲੜਨ ਲਈ ਤਿਆਰੀ ਕੀਤੀ ਅਤੇ ਸਾਰੇ ਹਾਕਮ ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਇਕੱਠੇ ਹੋ ਕੇ ਆਏ।’ *ਜ਼ਬੂਰ 2:1-2*

27ਯਿਸੂ ਤੇਰਾ ਪਵਿੱਤਰ ਸੇਵਕ ਹੈ ਤੇ ਤੂੰ ਉਸ ਨੂੰ ਮਸੀਹ ਬਣਾਇਆ। ਪਰ ਇਹ ਸਭ ਉਦੋਂ ਵਾਪਰਿਆ ਜਦੋਂ ਹੇਰੋਦੇਸ ਅਤੇ ਪੁੰਤਿਯੂਸ ਪਿਲਾਤੂਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਸਾਰੇ ਲੋਕ ਯਿਸੂ ਦੇ ਵਿਰੁੱਧ ਯਹੂਸਲਮ ਵਿੱਚ ਇਕੱਠੇ ਹੋਏ ਸਨ। **28**ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇੱਕਤਰ ਹੋ ਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ। **29**ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋ ਕੇ ਬੋਲਣ ਵਿੱਚ ਸਾਡੀ ਮਦਦ ਕਰ। **30**ਸਾਨੂੰ ਆਪਣੀ ਸ਼ਕਤੀ ਦਿਖਾ ਕੇ, ਨਿਡਰ ਬਣਾ; ਰੋਗੀਆਂ ਨੂੰ ਚੰਗਾ ਕਰ, ਨਿਸ਼ਾਨੀਆਂ ਵਿਖਾ; ਅਤੇ ਆਪਣੇ ਪਵਿੱਤਰ ਸੇਵਕ ਯਿਸੂ ਦੀ ਸ਼ਕਤੀ ਨਾਲ ਸ਼ਕਤੀਸ਼ਾਲੀ ਕਰਿਸ਼ਮੇ ਵਿਖਾ।”

31ਜਦੋਂ ਨਿਰਚਾਵਾਨ ਪ੍ਰਾਰਥਨਾ ਕਰ ਰਹੇ ਤਾਂ ਉਹ ਜਗ੍ਹਾ ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਥ ਗਈ ਤੇ ਉਹ ਸਾਰੇ ਇੱਕਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ ਉਹ ਨਿਡਰਤਾ ਨਾਲ ਪਰਮੇਸੁਰ ਦਾ ਸੰਦੇਸ਼ ਫੈਲਾਉਂਦੇ ਰਹੇ।

ਨਿਰਚਾਵਾਨਾਂ ਦਾ ਸਭ ਨਾਲ ਸਾਂਝਾ ਕਰਨਾ

32ਨਿਰਚਾਵਾਨਾਂ ਦੀ ਮੰਡਲੀ ਇੱਕ ਦਿਲ ਅਤੇ ਇੱਕ ਜਾਨ ਸੀ। ਕਿਸੇ ਨੇ ਵੀ ਜਿਹੜੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡ ਕੇ ਵਰਤਦੇ ਸਨ। **33**ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੂ ਯਿਸੂ ਦੇ ਮੌਤ ਤੋਂ ਪੁਨਰ ਜੀਵਤ ਹੋਣ ਬਾਰੇ ਦੱਸਦੇ ਸਨ ਅਤੇ ਉਨ੍ਹਾਂ ਸਾਰੇ ਨਿਰਚਾਵਾਨਾਂ ਉਪਰ ਪਰਮੇਸੁਰ ਦੀ ਵੱਡੀ ਅਸੀਸ ਸੀ। **34**ਜੋ ਕੁਝ ਉਨ੍ਹਾਂ ਨੂੰ ਚਾਹੀਦਾ ਸੀ ਉਨ੍ਹਾਂ ਨੂੰ ਮਿਲ ਗਿਆ। ਉਨ੍ਹਾਂ ਨੇ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ, ਆਪਣੀਆਂ ਜ਼ਿੰਦਗੀਆਂ ਵੇਚ ਦਿੱਤੀਆਂ। **35**ਅਤੇ ਧਨ ਰਸੂਲਾਂ ਨੂੰ ਦੇ ਦਿੱਤਾ ਅਤੇ ਫਿਰ ਇਹ ਧਨ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਦਿੱਤਾ ਗਿਆ ਸੀ।

36ਇੱਕ ਨਿਰਚਾਵਾਨ ਜਿਸ ਦਾ ਨਾਂ ਯੂਸੁਫ਼ ਸੀ, ਰਸੂਲਾਂ ਨੇ ਉਸ ਨੂੰ ਬਰਨਬਾਸ ਨਾਉਂ ਦਿੱਤਾ। ਭਾਵ, “ਜਿਹੜਾ ਦੂਜਿਆਂ ਦੀ ਮਦਦ ਕਰੇ।” ਉਹ ਸੈਪਰਸ ਦਾ ਜੰਮਿਆ ਸੀ, ਉਹ ਲੋਢੀ ਸੀ। **37**ਯੂਸੁਫ਼ ਕੋਲ ਕੁਝ ਜ਼ਮੀਨ ਸੀ, ਜਿਸ ਨੂੰ ਉਸ ਨੇ ਵੇਚਿਆ ਅਤੇ ਪੈਸੇ ਵੱਟ ਕੇ ਰਸੂਲਾਂ ਨੂੰ ਦੇ ਦਿੱਤੇ।

ਹਨਾਨਿਯਾ ਅਤੇ ਸਫ਼ੀਰਾ

5 ਉੱਥੇ ਹਨਾਨਿਯਾ ਨਾਂ ਦਾ ਇੱਕ ਮਨੁੱਖ ਸੀ, ਜਿਸ ਦੀ ਪਤਨੀ ਦਾ ਨਾਂ ਸਫ਼ੀਰਾ ਸੀ। ਹਨਾਨਿਯਾ ਕੋਲ ਜਿਸ ਜ਼ਮੀਨ ਦਾ

ਰਸੂਲਾਂ ਦੇ ਕਰਤੱਬ

ਕਬਜ਼ਾ ਸੀ ਉਸ ਦਾ ਇੱਕ ਹਿੱਸਾ ਉਸ ਨੇ ਵੇਚ ਦਿੱਤਾ। 2ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਧਨ ਬਿਨਾਂ ਉਨ੍ਹਾਂ ਨੂੰ ਦੱਸਿਆਂ ਆਪਣੇ ਵਾਸਤੇ ਰੱਖ ਲਿਆ। ਉਸ ਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸ ਦੇ ਨਾਲ ਰਲ ਗਈ।

3ਪਤਰਸ ਨੇ ਆਖਿਆ, “ਰਨਾਨਿਯਾ, ਸੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜ੍ਹਾ ਸੀ? ਤੂੰ ਝੂਠ ਬੋਲ ਕੇ ਪਵਿੱਤਰ ਆਤਮਾ ਨੂੰ ਧੋਆ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚ ਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ? 4ਉਹ ਖੇਤ ਵੇਚਣ ਤੋਂ ਪਹਿਲਾਂ ਤੇਰੇ ਨਾਲ ਸੰਬੰਧਤ ਸੀ ਅਤੇ ਉਸ ਨੂੰ ਵੇਚਣ ਤੋਂ ਬਾਅਦ ਵੀ ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸਕਦਾ ਸੀ। ਫੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।”

5-6ਜਦੋਂ ਰਨਾਨਿਯਾ ਨੇ ਇਹ ਸੁਣਿਆ ਤਾਂ ਉਹ ਭੁੱਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸ ਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾ ਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।

7ਤਕਰੀਬਨ ਤਿੰਨ ਘੰਟੇ ਬਾਅਦ ਉਸ ਦੀ ਪਤਨੀ ਸਫ਼ੀਰਾ ਅੰਦਰ ਆਈ। ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਪਤੀ ਨਾਲ ਕੀ ਵਾਪਰੀ ਹੈ। 8ਪਤਰਸ ਨੇ ਉਸ ਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚ ਕੇ ਕਿੰਨਾ ਧਨ ਤੈਨੂੰ ਮਿਲਿਆ ਹੈ। ਕੀ ਤੈਨੂੰ ਇੰਨਾ ਧਨ ਮਿਲਿਆ ਹੈ?”

ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚ ਕੇ ਸਾਨੂੰ ਇੰਨਾ ਹੀ ਮਿਲਿਆ ਸੀ।”

9ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਅਵਾਜ਼ ਸੁਣ ਰਹੀ ਹੈ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।” 10ਉਸੇ ਘੜੀ ਸਫ਼ੀਰਾ ਉਸ ਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਅੰਦਰ ਆਏ ਅਤੇ ਉਸ ਨੂੰ ਮਰੀ ਹੋਈ ਪਾਇਆ। ਉਹ ਉਸ ਦੀ ਲੋਥ ਨੂੰ ਉਸ ਜਗ੍ਹਾ ਤੋਂ ਦੂਰ ਲੈ ਗਏ ਅਤੇ ਉਸ ਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ। 11ਸਾਰੇ ਨਿਰਯਾਤਕਾਂ ਅਤੇ ਹੋਰ ਲੋਕਾਂ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ।

ਪਰਮੇਸ਼ੁਰ ਵੱਲੋਂ ਨਿਸ਼ਾਨੀਆਂ

12ਰਸੂਲਾਂ ਨੇ ਬਹੁਤ ਸਾਰੀਆਂ ਸ਼ਕਤੀਸ਼ਾਲੀ ਕਰਾਮਾਤਾਂ ਤੇ ਚਮਤਕਾਰ ਕੀਤੇ। ਸਭ ਲੋਕਾਂ ਨੇ ਇਹ ਵੇਖੀਆਂ। ਸਾਰੇ ਰਸੂਲ ਇੱਕੋ ਮਨ ਨਾਲ ਸੁਲੇਮਨ ਦੇ ਦਲਨ ਵਿੱਚ ਇਕੱਠੇ ਹੋਏ ਸਨ। 13ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁੜਨ ਦਾ ਹੀਆ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਵਡਿਆਈ ਕਰ ਰਹੇ ਸਨ। 14ਵੱਧ ਤੋਂ ਵੱਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਰਯਾਤਕਾਂ ਲੱਗੇ ਅਤੇ ਉਨ੍ਹਾਂ ਨਿਰਯਾਤਕਾਂ ਦੀ ਸੰਗਤ ਵਿੱਚ ਰਲਦੇ ਗਏ। 15ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗੁਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ, ਕਿਉਂਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾ ਕੇ ਲਿਆਉਂਦੇ ਤਾਂ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।

16ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ

ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈ ਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉਥੇ ਚੰਗੇ ਹੋ ਗਏ।

ਯਹੂਦੀਆਂ ਦੀਆਂ ਰਸੂਲਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ

17ਸਰਦਾਰ ਜਾਜਕ ਅਤੇ ਉਸ ਦੇ ਸਾਰੇ ਮਿੱਤਰ ਜੋ ਸਦੂਕੀ ਪੰਥ ਦੇ ਸਨ, ਬਹੁਤ ਈਰਖਾ ਕਰਨ ਲੱਗੇ। 18ਉਨ੍ਹਾਂ ਨੇ ਰਸੂਲਾਂ ਨੂੰ ਫੜ ਕੇ ਕੈਦ ਕਰ ਦਿੱਤਾ। 19ਪਰ ਰਾਤ ਦੇ ਵਕਤ ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ, 20“ਜਾਓ ਅਤੇ ਮੰਦਰ ਦੇ ਵਿਹੜੇ ਵਿੱਚ ਖੜ੍ਹੋ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।” 21ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ।

ਸਰਦਾਰ ਜਾਜਕ ਅਤੇ ਉਸ ਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਨ ਬਜ਼ੁਰਗਾਂ ਨੂੰ ਸੱਦਿਆ ਅਤੇ ਇੱਕ ਸਭਾ ਕੀਤੀ। ਫੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ। 22ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉਥੇ ਉਹ ਉਨ੍ਹਾਂ ਨੂੰ ਲੱਭ ਨਾ ਸਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦੱਸੀ। 23ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸ ਨੂੰ ਜਿੰਦਗਾ ਵੀ ਲੱਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖੜ੍ਹੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।” 24ਜਦੋਂ ਮੰਦਰ ਦੇ ਪਹਿਰੇਦਾਰਾਂ ਅਤੇ ਪਰਯਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਅਤੇ ਹੈਰਾਨ ਸਨ ਕਿ ਪਤਾ ਨਹੀਂ ਇਸ ਦੇ ਕਾਰਣ ਕੀ ਹੋ ਜਾਵੇ।

25ਤਦ ਇੱਕ ਹੋਰ ਆਦਮੀ ਆਇਆ ਅਤੇ ਉਸ ਨੇ ਆ ਕੇ ਕਿਹਾ, “ਸੁਣੋ! ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹੜੇ ‘ਚ ਖੜ੍ਹੇ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।”

26ਤਦ ਕਪਤਾਨ ਅਤੇ ਉਸ ਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸਤੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀੜ ਉਨ੍ਹਾਂ ਨੂੰ ਪੱਥਰ ਮਾਰੇ।

27ਸਿਪਾਹੀਆਂ ਨੇ ਰਸੂਲਾਂ ਨੂੰ ਯਹੂਦੀ ਆਗੂਆਂ ਦੇ ਸਾਹਮਣੇ ਯਹੂਦੀ ਸਭਾ ਵਿੱਚ ਲਿਆ ਖੜ੍ਹਾ ਕੀਤਾ। ਪ੍ਰਯਾਨ ਜਾਜਕ ਨੇ ਰਸੂਲਾਂ ਨੂੰ ਸਵਾਲ ਕੀਤਾ। 28ਉਸ ਨੇ ਆਖਿਆ, “ਅਸੀਂ ਬੜੀ ਦ੍ਰਿੜਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਉਸ ਆਦਮੀ ਦੇ ਨਾਮ ਵਿੱਚ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਹੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸ ਦੇ ਲਹੂ ਦਾ ਜਿੰਮੇਵਾਰ ਠਹਿਰਾ ਰਹੇ ਹੋ।”

29ਪਤਰਸ ਅਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵਧੇਰੇ ਕਰਨੀ ਚਾਹੀਦੀ ਹੈ। 30ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸ ਨੂੰ ਸੁਲੀ ਤੇ ਚਾੜ੍ਹ ਦਿੱਤਾ ਪਰ ਪਰਮੇਸ਼ੁਰ ਨੇ, ਜਿਹੜਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁੜ ਮੌਤ ਤੋਂ ਜਿਵਾਲਿਆ। 31ਉਸ ਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸਕਣ

ਅਤੇ ਆਪਣੇ ਪਾਪਾਂ ਵਾਸਤੇ ਮਾਫੀ ਪਾ ਸਕਣ। **32** ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸ ਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”

33 ਇਹ ਗੱਲਾਂ ਸੁਣ ਕੇ ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ। **34** ਸਾਡਾ ਵਿੱਚੋਂ ਇੱਕ ਫ਼ਰੀਸੀ ਉੱਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰਾ ਪੜ੍ਹਾਉਣ ਵਾਲਾ ਸੀ ਅਤੇ ਸਾਰੇ ਲੋਕ ਉਸ ਦੀ ਇੱਜ਼ਤ ਕਰਦੇ ਸਨ। ਉਸ ਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ। **35** ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਪੁਰਖੇ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ ਕਰਨ ਦੀ ਵਿਉਂਤ ਬਣਾ ਰਹੇ ਹੋ, ਉਸ ਬਾਰੇ ਸਾਵਧਾਨ ਰਹੋ। **36** ਕੁਝ ਸਮਾਂ ਪਹਿਲਾਂ ਥੇਉਦਾਸ ਆਇਆ ਅਤੇ ਦਾਅਵਾ ਕੀਤਾ ਕਿ ਉਹ ਇੱਕ ਮਹੱਤਵਪੂਰਣ ਵਿਅਕਤੀ ਸੀ। ਚਾਰ ਕੁ ਸੌ ਲੋਕ ਉਸ ਨਾਲ ਮਿਲ ਗਏ। ਫੇਰ ਜਦੋਂ ਉਹ ਮਾਰਿਆ ਗਿਆ, ਉਸ ਦੇ ਸਾਰੇ ਚੇਲੇ ਖਿੱਲਰ ਗਏ ਅਤੇ ਇਸ ਸਭ ਕਾਸੇ ਦਾ ਅੰਤ ਹੋ ਗਿਆ। **37** ਬਾਅਦ ਵਿੱਚ, ਮਰਦੁਮਸੁਮਾਰੀ ਦੇ ਸਮੇਂ ਗਲੀਲ ਤੋਂ ਯਹੂਦਾ ਆਇਆ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸ ਨੂੰ ਮੰਨਦੇ ਸਨ ਸਭ ਇੱਧਰ-ਉੱਧਰ ਖਿੱਲਰ ਗਏ। **38** ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਭਈ ਇਨ੍ਹਾਂ ਲੋਕਾਂ ਤੋਂ ਲਭੇ ਹੋਵੋ। ਇਨ੍ਹਾਂ ਨੂੰ ਜਾਣ ਦਿਓ। ਜੇਕਰ ਇਨ੍ਹਾਂ ਦੀਆਂ ਇਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਤਾਂ ਇਹ ਅਸਫਲ ਹੋ ਜਾਣਗੀਆਂ। **39** ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋ।”

ਯਹੂਦੀ ਆਗੂਆਂ ਨੇ ਉਸ ਦੀ ਗੱਲ ਮੰਨ ਲਈ। **40** ਫਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸੱਦਿਆ ਤਾਂ ਮਾਰ ਕੁੱਟ ਕੇ ਉਨ੍ਹਾਂ ਨੂੰ ਤਰੀਕ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖ ਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ। **41** ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ। **42** ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹੜੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ।

ਖਾਸ ਕੰਮ ਲਈ ਸੱਤ ਮਨੁੱਖਾਂ ਦਾ ਚੁਣੇ ਜਾਣਾ

6 ਉਨ੍ਹੀਂ ਦਿਨੀਂ, ਯਿਸੂ ਦੇ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ। ਇਸ ਦੌਰਾਨ ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿੱਥਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ। **2** ਤਾਂ ਬਾਹਰ ਰਸੂਲਾਂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਇਹ ਚੰਗਾ ਨਹੀਂ ਹੈ ਕਿ ਅਸੀਂ ਪਰਮੇਸ਼ੁਰ ਦੇ ਸ਼ਬਦ ਦੀ ਸੇਵਾ ਦੀ ਥਾਂ ਤੇ ਭੋਜਨ ਵਰਤਾਉਣ ਵਿੱਚ ਆਪਣਾ ਸਮਾਂ ਬਰਬਾਦ ਕਰੀਏ। **3** ਇਸੇ ਲਈ ਹੇ ਭਰਾਵੇ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ

ਸੌਂਪ ਦੇਵਾਂਗੇ। **4** ਫੇਰ ਅਸੀਂ ਆਪਣਾ ਸਾਰਾ ਸਮਾਂ ਪ੍ਰਾਰਥਨਾ ਅਤੇ ਪਰਮੇਸ਼ੁਰ ਦੇ ਬਚਨਾਂ ਦਾ ਉਪਦੇਸ਼ ਕਰਨ ਵਿੱਚ ਬਿਤਾ ਸੱਕਾਂਗੇ।”

5 ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹੜਾ ਵੱਡੀ ਨਿਰਧਾਰਤ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫਿਲਿਪਸ, ਪ੍ਰੋਖੋਰਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ, ਜੋ ਕਿ ਅੰਤਰਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਚੁਣਿਆ। **6** ਫੇਰ ਉਹ ਇਨ੍ਹਾਂ ਸੱਤਾਂ ਆਦਮੀਆਂ ਨੂੰ ਰਸੂਲਾਂ ਸਾਹਮਣੇ ਲਿਆਏ। ਰਸੂਲਾਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ।

7 ਪਰਮੇਸ਼ੁਰ ਦਾ ਬਚਨ ਵੱਧ ਤੋਂ ਵੱਧ ਫੈਲ ਰਿਹਾ ਸੀ ਅਤੇ ਯਹੂਸਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵੱਧਦੀ ਗਈ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮੱਤ ਦੇ ਮੰਨਣ ਵਾਲੇ ਹੋ ਗਏ।

ਯਹੂਦੀ ਇਸਤੀਫ਼ਾਨ ਦੇ ਖਿਲਾਫ਼

8 ਇਸਤੀਫ਼ਾਨ ਨੇ, ਜੋ ਕਿ ਪਰਮੇਸ਼ੁਰ ਦੀ ਕਿਰਪਾ ਅਤੇ ਸ਼ਕਤੀ ਨਾਲ ਭਰਪੂਰ ਸੀ, ਵੱਡੇ ਅਰੰਭੇ ਕੀਤੇ ਅਤੇ ਲੋਕਾਂ ਨੂੰ ਚਮਤਕਾਰੀ ਨਿਸ਼ਾਨੀਆਂ ਦਿਖਾਈਆਂ। **9** ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਯਹੂਦੀ ਮੰਦਰ ਤੋਂ ਸਨ ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਤ ਸੀ। ਕਿਲਿਕਿਆ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ। **10** ਪਰ ਪਵਿੱਤਰ ਆਤਮਾ ਇਸਤੀਫ਼ਾਨ ਨੂੰ ਸਿਆਣਪ ਨਾਲ ਬੋਲਣ ਵਿੱਚ ਮਦਦ ਕਰ ਰਿਹਾ ਸੀ। ਉਸ ਦੀ ਗੱਲ ਇੰਨੀ ਸਿਆਣੀ ਤੇ ਜ਼ੋਰਦਾਰ ਸੀ ਕਿ ਕੋਈ ਵੀ ਯਹੂਦੀ ਉਸ ਅੱਗੇ ਠਹਿਰ ਨਾ ਸਕਿਆ।

11 ਇਸ ਲਈ ਯਹੂਦੀਆਂ ਨੇ ਇਹ ਆਖਣ ਲਈ ਕੁਝ ਬੰਦੇ ਭਾੜੇ ਤੇ ਲੈ ਲਏ, “ਅਸੀਂ ਇਸਤੀਫ਼ਾਨ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਬੋਲਦੇ ਸੁਣਿਆ ਹੈ।” **12** ਇਸ ਤਰ੍ਹਾਂ, ਯਹੂਦੀਆਂ ਨੇ ਲੋਕਾਂ ਨੂੰ, ਬਜ਼ੁਰਗ ਯਹੂਦੀ ਆਗੂਆਂ ਨੂੰ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪਰੇਸ਼ਾਨ ਕਰ ਦਿੱਤਾ। ਇਸ ਲਈ ਉਹ ਗੁੱਸੇ ਵਿੱਚ ਆਏ ਅਤੇ ਉਨ੍ਹਾਂ ਨੇ ਇਸਤੀਫ਼ਾਨ ਨੂੰ ਜ਼ਬਰਦਸਤੀ ਫੜ ਲਿਆ। ਉਹ ਉਸ ਨੂੰ ਯਹੂਦੀ ਆਗੂਆਂ ਦੀ ਸਭਾ ਵਿੱਚ ਲੈ ਗਏ।

13 ਉਹ ਕੁਝ ਹੋਰ ਲੋਕਾਂ ਨੂੰ ਇਸਤੀਫ਼ਾਨ ਦੇ ਖਿਲਾਫ਼ ਬੋਲਣ ਲਈ ਲੈ ਆਏ। ਉਨ੍ਹਾਂ ਨੇ ਆਖਿਆ, “ਭਈ ਇਹ ਆਦਮੀ ਹਮੇਸ਼ਾ ਇਸ ਪਵਿੱਤਰ ਅਸਥਾਨ ਅਤੇ ਮੂਸਾ ਦੀ ਸ਼ਰਾ ਦੇ ਵਿਰੁੱਧ ਬੋਲਦਾ ਹੈ। **14** ਅਸੀਂ ਇਸ ਨੂੰ ਇਹ ਵੀ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਅਸਥਾਨ ਨੂੰ ਵੀ ਨਸ਼ਟ ਕਰ ਦੇਵੇਗਾ। ਅਸੀਂ ਇਸ ਨੂੰ ਇਹ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਉਨ੍ਹਾਂ ਰੀਤਾਂ ਨੂੰ ਬਦਲ ਦੇਵੇਗਾ ਜਿਹੜੀਆਂ ਮੂਸਾ ਨੇ ਸਾਨੂੰ ਦਿੱਤੀਆਂ।” **15** ਉਨ੍ਹਾਂ ਸਾਰੇ ਲੋਕਾਂ ਨੇ ਜਿਹੜੇ ਉਸ ਸਭਾ ਵਿੱਚ ਬੈਠੇ ਸਨ, ਇਸਤੀਫ਼ਾਨ ਨੂੰ ਧਿਆਨ ਨਾਲ ਵੇਖਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਉਸ ਦਾ ਚਿਰਗਾ ਇੱਕ ਦੂਤ ਜਿਹਾ ਸੀ।

ਇਸਤੀਫ਼ਾਨ ਦਾ ਉਪਦੇਸ਼

7 **1** ਸਰਦਾਰ ਜਾਜਕ ਨੇ ਇਸਤੀਫ਼ਾਨ ਨੂੰ ਪੁੱਛਿਆ, “ਕੀ ਇਹ ਗੱਲਾਂ ਸੱਚ ਹਨ?” **2** ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੇ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ

ਹਾਰਨ ਵਿੱਚ ਵੱਸਣ ਤੋਂ ਪਹਿਲਾਂ ਜਦ ਉਹ ਮਸੇਪੇਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸੁਰ ਵਿਖਲਾਈ ਦਿੱਤਾ।³ ਪਰਮੇਸੁਰ ਨੇ ਅਬਰਾਹਾਮ ਨੂੰ ਕਿਹਾ, 'ਤੂੰ ਆਪਣਾ ਦੇਸ ਅਤੇ ਲੋਕਾਂ ਨੂੰ ਛੱਡ ਕੇ ਉਸ ਦੇਸ ਨੂੰ ਚਲਿਆ ਜਾ ਜੇ ਮੈਂ ਤੈਨੂੰ ਵਿਖਾਵਾਂਗਾ।'^a

⁴ ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ 'ਚੋਂ ਨਿੱਕਲ ਕੇ ਹਾਰਨ ਵਿੱਚ ਜਾ ਵੱਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਮੇਸੁਰ ਨੇ ਉਸ ਨੂੰ ਇਸ ਜਗ੍ਹਾ ਭੇਜਿਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ।⁵ ਪਰ ਪਰਮੇਸੁਰ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸ ਦੇ ਪਿੱਛੋਂ ਉਸ ਦੇ ਅੰਸ਼ ਨੂੰ ਦਿਆਂਗਾ ਭਾਵੇਂ ਅਜੇ ਉਸ ਦੇ ਘਰ ਕੋਈ ਬੱਚਾ ਨਹੀਂ ਸੀ।

⁶ ਪਰਮੇਸੁਰ ਨੇ ਉਸ ਨੂੰ ਆਖਿਆ ਕਿ 'ਤੇਰੀ ਔਲਾਦ ਕਿਸੇ ਹੋਰ ਦੇਸ ਵਿੱਚ ਰਹੇਗੀ। ਉਹ ਉਸ ਜਗ੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਨਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ।⁷ ਪਰ ਪਰਮੇਸੁਰ ਨੇ ਕਿਹਾ, ਮੈਂ ਉਸ ਕੌਮ ਨੂੰ ਜਿਸ ਦੇ ਉਹ ਗੁਲਾਮ ਹੋਣਗੇ, ਸਜ਼ਾ ਦਿਆਂਗਾ।^b ਫੇਰ ਅਜਿਹਾ ਹੋਣ ਤੋਂ ਬਾਅਦ ਉਹ ਉਥੋਂ ਨਿੱਕਲ ਆਉਣਗੇ। ਤਦ ਤੇਰੇ ਲੋਕ ਇੱਥੇ ਆਉਣਗੇ ਅਤੇ ਇਸ ਜਗ੍ਹਾ ਮੇਰੀ ਉਪਾਸਨਾ ਕਰਨਗੇ।'^c

⁸ ਅਤੇ ਪਰਮੇਸੁਰ ਨੇ ਉਸ ਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅੱਠਵੇਂ ਦਿਨ ਹੀ ਉਸ ਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਦੋਂ ਹੀ ਕੀਤਾ। ਅੱਗੇ ਜਾ ਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪੂਰਵਜ ਬਣੇ।

⁹ ਪਰ ਇਨ੍ਹਾਂ ਪੂਰਵਜਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਕੋਲ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸੁਰ ਯੂਸੁਫ਼ ਦੇ ਨਾਲ ਸੀ।¹⁰ ਯੂਸੁਫ਼ ਨੂੰ ਉਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸੁਰ ਨੇ ਉਸ ਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ ਫਿਰਉਨ ਮਿਸਰ ਤੇ ਰਾਜ ਕਰਦਾ ਸੀ। ਫਿਰਉਨ ਯੂਸੁਫ਼ ਦੀ ਉਸ ਸਿਆਣਪ ਕਾਰਣ ਜੋ ਪਰਮੇਸੁਰ ਨੇ ਉਸ ਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫਿਰਉਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ।¹¹ ਪਰ ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਤੇ ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ ਨਾ ਉਗ ਸਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਖਾਣ ਨੂੰ ਕੁਝ ਨਾ ਲੱਭਿਆ।

¹² ਪਰ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਇਕੱਠਾ ਕੀਤਾ ਗਿਆ ਹੈ। ਇਸ ਲਈ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਉਥੇ ਭੇਜਿਆ। ਮਿਸਰ ਨੂੰ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ।¹³ ਤਦ ਉਹ ਉਥੇ ਦੂਜੀ ਵਾਰ ਫਿਰ ਗਏ। ਇਸ ਵਾਰ, ਯੂਸੁਫ਼ ਨੇ ਆਪਣੇ

ਭਰਾਵਾਂ ਨੂੰ ਆਪਣੀ ਅਸਲੀ ਪੱਛਣ ਦੱਸ ਦਿੱਤੀ, ਤਾਂ ਫਿਰਉਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ।¹⁴ ਤਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ ਮਿਸਰ ਵਿੱਚ ਨਿਉਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁੱਲ ਪੰਝੱਤਰ ਜੀਅ ਸਨ।¹⁵ ਤਦ ਯਾਕੂਬ ਮਿਸਰ ਨੂੰ ਗਿਆ। ਯਾਕੂਬ ਅਤੇ ਸਾਡੇ ਦਾਦੇ-ਪੜਦਾਦੇ ਫਿਰ ਮਰਨ ਤੱਕ ਉਥੇ ਹੀ ਰਹੇ।¹⁶ ਬਾਅਦ ਵਿੱਚ, ਉਨ੍ਹਾਂ ਦੇ ਸਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਉਸ ਕਬਰ ਵਿੱਚ ਦੱਬੇ ਗਏ। ਇਹ ਉਹੀ ਕਬਰ ਸੀ ਜਿਹੜੀ ਅਬਰਾਹਾਮ ਨੇ ਸ਼ਕਮ ਵਿੱਚ ਹਮੇਰੇ ਦੇ ਪੁੱਤਰਾਂ ਤੋਂ ਚਾਂਦੀ ਦੇ ਕੇ ਮੁਲ ਖਰੀਦੀ ਸੀ।

¹⁷ ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵੱਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸ ਦਾ ਪਰਮੇਸੁਰ ਨੇ ਅਬਰਾਹਾਮ ਨਾਲ ਬਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵੱਧ ਗਏ।¹⁸ ਫੇਰ ਮਿਸਰ ਵਿੱਚ ਇੱਕ ਦੂਜਾ ਰਾਜਾ ਸ਼ਾਸਨ ਕਰਨ ਲੱਗ ਪਿਆ ਅਤੇ ਉਸ ਰਾਜੇ ਨੂੰ ਯੂਸੁਫ਼ ਬਾਰੇ ਕੁਝ ਵੀ ਪਤਾ ਨਹੀਂ ਸੀ।¹⁹ ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬਾਲਕਾਂ ਨੂੰ ਬਾਰਹ ਸੁੱਟ ਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।

²⁰ ਇਸੇ ਸਮੇਂ ਮੂਸਾ ਜੰਮਿਆ ਸੀ। ਉਹ ਬੜਾ ਸੁੰਦਰ ਬਾਲਕ ਸੀ। ਤਿੰਨ ਮਹੀਨਿਆਂ ਤੱਕ ਉਸ ਦੀ ਦੇਖ ਭਾਲ ਆਪਣੇ ਪਿਉ ਦੇ ਘਰ ਹੋਈ ਸੀ।²¹ ਜਦੋਂ ਉਸ ਨੂੰ ਬਾਰਹ ਸੁੱਟਿਆ ਗਿਆ, ਤਾਂ ਫਿਰਉਨ ਦੀ ਧੀ ਨੇ ਉਸ ਨੂੰ ਗੋਦ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ।²² ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰੱਥ ਸਿੱਖ ਹੋਇਆ।

²³ ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਟ ਕਰਨ ਦੀ ਸੋਚੀ।²⁴ ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸ ਨੇ ਯਹੂਦੀ ਦਾ ਪੱਖ ਲਿਆ ਅਤੇ ਮਿਸਰੀ ਨੂੰ ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸ ਨੂੰ ਇੰਨੀ ਜ਼ੋਰ ਦੀ ਮਾਰ ਮਾਰੀ ਕਿ ਉਹ ਮਰ ਗਿਆ।²⁵ ਮੂਸਾ ਨੇ ਸੋਚਿਆ ਕਿ ਉਸ ਦੇ ਯਹੂਦੀ ਭਰਾ ਸਮਝ ਜਾਣਗੇ ਕਿ ਪਰਮੇਸੁਰ ਉਨ੍ਹਾਂ ਨੂੰ ਬਚਾਉਣ ਲਈ ਉਸ ਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।

²⁶ ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸ ਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, 'ਹੋ ਮਨੁੱਖੇ। ਤੁਸੀਂ ਤਾਂ ਭਰਾ-ਭਰਾ ਹੋ। ਤਾਂ ਫਿਰ ਤੁਸੀਂ ਕਿਉਂ ਇੱਕ ਦੂਜੇ ਨਾਲ ਲੜ ਰਹੇ ਹੋ?'²⁷ ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸ ਨੇ ਮੂਸਾ ਨੂੰ ਧੱਕਾ ਦੇ ਕੇ ਆਖਿਆ, 'ਤੈਨੂੰ ਕਿਸ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ?'²⁸ ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਤੈਂ ਕੱਲ ਇੱਕ ਮਿਸਰੀ ਨੂੰ ਮਾਰਿਆ ਸੀ?'^d ²⁹ ਜਦੋਂ ਮੂਸਾ ਨੇ ਉਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡ ਕੇ ਮਿਦਯਾਨ ਦੇਸ ਵਿੱਚ ਚਲਾ ਗਿਆ। ਉਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸ ਦੇ ਘਰ ਦੇ ਪੁੱਤਰ ਪੈਦਾ ਹੋਏ।

^a 7:3 ਹਵਾਲਾ: ਉਤਪਤ 12:1^b 7:7 ਹਵਾਲਾ: ਉਤਪਤ 15:13-14^c 7:7 ਹਵਾਲਾ: ਉਤਪਤ 15:14; ਕੁਚ 3:12^d 7:28 ਹਵਾਲਾ: ਕੁਚ 2:14

30“ਚਾਲੀਆਂ ਸਾਲਾਂ ਬਾਅਦ, ਮੂਸਾ ਸੀਨਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉੱਥੇ ਉਸ ਨੂੰ ਇੱਕ ਦੂਤ ਅੱਗ ਦੀ ਲਾਟ ਵਿਚਕਾਰ ਬਲਦੀ ਝਾੜੀ ਵਿੱਚ ਪਰਗਟ ਹੋਇਆ। 31ਜਦੋਂ ਉਸ ਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹ ਚੰਗੀ ਤਰ੍ਹਾਂ ਵੇਖਣ ਲਈ ਨੇੜੇ ਗਿਆ, ਤਾਂ ਉਸ ਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ। 32ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸੁਰ ਹਾਂ। ਅਬਰਾਹਾਮ ਦਾ ਪਰਮੇਸੁਰ, ਇਸਹਾਕ ਦਾ ਪਰਮੇਸੁਰ, ਅਤੇ ਯਾਕੂਬ ਦਾ ਪਰਮੇਸੁਰ।’^a ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਸਲਾ ਨਾ ਕਰ ਸਕਿਆ।

33“ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁੱਤੀ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ। 34ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਰੋਤ ਹਾਂ ਅਤੇ ਉਨ੍ਹਾਂ ਨੂੰ ਬੜਾ ਕੁਰਲਾਉਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’^b

35“ਇਹ ਉਹੀ ਮੂਸਾ ਹੈ ਜਿਸ ਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸ ਨੇ ਬਣਾਇਆ ਹੈ? ਉਹ ਪਰਮੇਸੁਰ ਵਲੋਂ ਹਾਕਮ ਅਤੇ ਫੁਟਕਾਰਾ ਦੇਣ ਵਾਲਾ ਕਰਕੇ ਭੇਜਿਆ ਗਿਆ ਸੀ। ਪਰੇਸੁਰ ਨੇ ਉਸ ਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸ ਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ। 36ਉਹੀ ਹੈ ਜਿਸ ਨੇ ਉਨ੍ਹਾਂ ਨੂੰ ਮਿਸਰ ਤੋਂ ਬਾਰਗ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲੀ ਸਾਲ ਤੱਕ ਕੀਤੇ।

37“ਇਹ ਉਹੀ ਮੂਸਾ ਸੀ ਜਿਸ ਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।’^d 38ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਓ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।

39“ਪਰ ਸਾਡੇ ਪੁਰਖਿਆਂ ਨੇ ਉਸ ਦੀ ਪਾਲਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਨਾਮਜ਼ੂਰ ਕਰ ਦਿੱਤਾ। ਉਹ ਦੁਬਾਰਾ ਮਿਸਰ ਵਾਪਸ ਜਾਣਾ ਚਾਹੁੰਦੇ ਸਨ। 40ਸਾਡੇ ਪਿਤਰਾਂ ਨੇ ਗਰੁਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ।’^e 41ਤਦ ਲੋਕਾਂ ਨੇ ਇੱਕ ਵੱਡੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਨੂੰ ਬਲੀਦਾਨ ਚੜ੍ਹਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾ ਕੇ ਬੜੇ ਖੁਸ਼ ਸਨ। 42ਪਰ ਪਰਮੇਸੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸੁਰ ਨੇ ਉਨ੍ਹਾਂ ਨੂੰ ਅਕਾਸ਼ ਵਿਚਲੇ ਝੂਠੇ ਦੇਵਤਿਆਂ ਦੀ

ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸੁਰ ਆਖਦਾ, ‘ਹੇ ਇਸਰਾਏਲ ਦੇ ਲੋਕੇ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ;’

43 ਤੁਸੀਂ ਮੇਲੋਕ ਦੇ ਤੰਬੂ ਅਤੇ ਆਪਣੇ ਦੇਵਤੇ ਰਿਫ਼ਾਨ ਦੇ ਸਿਤਾਰੇ ਦੇ ਬਿੰਬ ਨੂੰ ਚੁੱਕਿਆ ਸੀ। ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ, ਇਸ ਲਈ ਮੈਂ ਤੁਹਾਨੂੰ ਬਾਬਲ ਤੋਂ ਪਰ੍ਹੇ ਭੇਜ ਦਿਆਂਗਾ।’ ਅਮੋਸ 5:25-27

44“ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਓ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਣਾਉਣਾ ਹੈ। ਉਸ ਨੇ ਇਸ ਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸੁਰ ਨੇ ਉਸ ਨੂੰ ਵੇਖਾਇਆ ਸੀ। 45ਬਾਅਦ ਵਿੱਚ ਯਰੋਸ਼ਾਮ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉੱਥੇ ਗਏ ਅਤੇ ਪਰਮੇਸੁਰ ਨੇ ਉੱਥੇ ਦੂਜੇ ਲੋਕਾਂ ਨੂੰ ਬਾਰਗ ਕੱਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ। 46ਪਰਮੇਸੁਰ ਦਾਉਦ ਉੱਪਰ ਬੜਾ ਖੁਸ਼ ਸੀ। ਦਾਉਦ ਨੇ ਯਾਕੂਬ ਦੇ ਪਰਮੇਸੁਰ ਤੋਂ ਉਸ ਨੂੰ ਇੱਕ ਮੰਦਰ ਬਣਾਉਣ ਦੀ ਆਗਿਆ ਮੰਗੀ। 47ਪਰ ਉਹ ਸੁਲੇਮਾਨ ਹੀ ਸੀ ਜਿਸ ਨੇ ਪਰਮੇਸੁਰ ਲਈ ਘਰ ਬਣਾਇਆ।

48“ਪਰ ਅੱਤ ਮਹਾਨ ਪ੍ਰਭੂ ਪਰਮੇਸੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦਾ। ਇਹੀ ਹੈ ਜੋ ਨਬੀ ਆਖਦੇ ਹਨ:

49 ‘ਪ੍ਰਭੂ ਆਖਦਾ ਹੈ ਸਵਰਗ ਮੇਰਾ ਸਿੰਘਾਸਣ ਹੈ। ਧਰਤੀ ਮੇਰੇ ਪੈਰ ਰੱਖਣ ਦੀ ਚੌਕੀ ਹੈ। ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਗੇ? ਮੈਂ ਆਰਾਮ ਕਿੱਥੇ ਕਰ ਸਕਦਾ ਹਾਂ?’

50 ਕੀ ਮੈਂ ਉਹੀ ਨਹੀਂ ਹਾਂ ਜਿਸ ਨੇ ਇਹ ਸਭ ਚੀਜ਼ਾਂ ਬਣਾਈਆਂ।” ਯਸਾਯਾਹ 66:1-2

51ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ! ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੇ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਦੋਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ। 52ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ ਅਤੇ ਹੁਣ ਤੁਸੀਂ ਉਸ ਧਰਮੀ ਪੁਰਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ। 53ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰਾ ਪ੍ਰਾਪਤ ਹੋਈ। ਪਰਮੇਸੁਰ ਨੇ ਤੁਹਾਨੂੰ ਇਹ ਸ਼ਰਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸ ਦੀ ਪਾਲਣਾ ਨਾ ਕਰ ਸਕੇ।”

ਇਸਤੀਫ਼ਾਨ ਦਾ ਮਾਰਿਆ ਜਾਣਾ

54ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਗੁੱਸੇ ਦੇ ਮਾਰੇ ਆਪਣੇ ਦੰਦ

^a 7:32 ਹਵਾਲਾ: ਕੁਚ 3:6

^b 7:34 ਹਵਾਲਾ: ਕੁਚ 3:5-10

^c 7:35 ਹਵਾਲਾ: ਕੁਚ 2:14

^d 7:37 ਹਵਾਲਾ: ਬਿਵਸਥਾ 18:15

^e 7:40 ਹਵਾਲਾ: ਕੁਚ 32:1

ਕਚੀਚਣ ਲੱਗ ਪਏ। 55 ਪਰ ਇਸਤੀਫ਼ਾਨ ਨੇ ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ 'ਚ ਪਰਮੇਸ਼ੁਰ ਦੀ ਮਹਿਮਾ ਨੂੰ ਵੇਖਿਆ ਅਤੇ ਉਸ ਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖੜਾ ਵੇਖਿਆ। 56 ਉਸ ਨੇ ਆਖਿਆ, “ਵੇਖੋ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖੜਾ ਵੇਖ ਰਿਹਾ ਹਾਂ।”

57 ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਅਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋ ਕੇ ਇਸਤੀਫ਼ਾਨ ਵੱਲ ਭੱਜ ਪਏ। 58 ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ। 59 ਜਦੋਂ ਇਸਤੀਫ਼ਾਨ ਤੇ ਪਥਰਾਉਂ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।” 60 ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ, ਇਹ ਪਾਪ ਉਨ੍ਹਾਂ ਦੇ ਜ਼ੁੱਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।

8 1-3 ਸੋਲਸ ਇਸਤੀਫ਼ਾਨ ਦੇ ਮਾਰੇ ਜਾਣ ਤੇ ਸਹਿਮਤ ਸੀ। ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਵੱਡਾ ਵਿਰਲਾਪ ਕੀਤਾ।

ਨਿਰਚਾਵਾਨਾਂ ਲਈ ਕਸ਼ਟ

ਉਸ ਦਿਨ, ਯਹੂਦੀਆਂ ਨੇ ਯਹੂਸ਼ਲਮ ਵਿੱਚ ਨਿਰਚਾਵਾਨ ਕਲੀਸਿਆ ਨੂੰ ਸਤਾਣਾ ਸ਼ੁਰੂ ਕਰ ਦਿੱਤਾ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਰੇ ਦਿੱਤੇ। ਸੋਲਸ ਵੀ ਇਸ ਕਲੀਸਿਆ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੋਲਸ ਉਨ੍ਹਾਂ ਨਿਰਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕੱਢ ਕੇ ਜੇਲ੍ਹ ਵਿੱਚ ਸੁੱਟਿਆ। ਸਾਰੇ ਨਿਰਚਾਵਾਨ ਯਹੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀ ਉੱਥੇ ਰਹੇ ਅਤੇ ਨਿਰਚਾਵਾਨ ਮਨੁੱਖ ਸਾਮਰਿਯਾ ਅਤੇ ਯਹੂਦਿਆਂ ਵਿੱਚ ਵੱਖ-ਵੱਖ ਥਾਵਾਂ ਤੇ ਜਾ ਟਿਕੇ। 4 ਨਿਰਚਾਵਾਨ ਮਨੁੱਖ ਹਰ ਪਾਸੇ ਫੈਲ ਗਏ ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਬਖ਼ਰੀ ਦਿੱਤੀ।

ਫ਼ਿਲਿੱਪਸ ਦਾ ਸਾਮਰਿਯਾ ਵਿੱਚ ਪ੍ਰਚਾਰ ਕਰਨਾ

5 ਫ਼ਿਲਿੱਪਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾ ਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ। 6 ਉਥੋਂ ਦੇ ਲੋਕਾਂ ਨੇ ਉਸ ਦੇ ਬਚਨ ਸੁਣੇ ਅਤੇ ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ। 7 ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸ ਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬੜਾ ਸ਼ੋਰ ਮਚਾਇਆ। ਉੱਥੇ ਬਹੁਤ ਸਾਰੇ ਕਮਜ਼ੋਰ ਅਤੇ ਲੰਗੜੇ ਲੋਕ ਵੀ ਸਨ, ਫ਼ਿਲਿੱਪਸ ਨੇ ਇਨ੍ਹਾਂ ਨੂੰ ਵੀ ਚੰਗਾ ਕੀਤਾ। 8 ਅਤੇ ਉਸ ਸ਼ਹਿਰ ਦੇ ਲੋਕ ਇਨ੍ਹਾਂ ਸਭ ਕਾਰਣ ਬਹੁਤ ਖੁਸ਼ ਸਨ।

9 ਪਰ ਉਸ ਸ਼ਹਿਰ ਵਿੱਚ ਸ਼ਮਉਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿੱਪਸ ਦੇ ਉੱਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉਥੋਂ ਦੇ ਲੋਕਾਂ ਨੂੰ ਰੋਗਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰਖ ਹਾਂ। 10 ਉਥੇ ਸਾਰੇ ਲੋਕਾਂ ਨੇ ਆਮ ਆਦਮੀ ਤੋਂ ਲੈ ਕੇ

ਬਹੁਤ ਮਹੱਤਵਪੂਰਣ ਤੱਕ ਨੇ ਉਸ ਵੱਲ ਧਿਆਨ ਦਿੱਤਾ ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸ ਨੂੰ ‘ਮਹਾਂ ਸ਼ਕਤੀ’ ਆਖਦੇ ਹਨ।” 11 ਕਿਉਂਕਿ ਲੋਕ ਉਸ ਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸ ਦਾ ਅਨੁਸਰਣ ਕਰ ਰਹੇ ਸਨ। 12 ਪਰ ਫ਼ਿਲਿੱਪਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਬਖ਼ਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦਮੀਆਂ ਅਤੇ ਔਰਤਾਂ ਨੇ ਉਸ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। 13 ਸ਼ਮਉਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਉਨ ਫ਼ਿਲਿੱਪਸ ਦੇ ਨਾਲ ਠਹਿਰਿਆ। ਉਸ ਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਾਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।

14 ਰਸੂਲ ਅਜੇ ਵੀ ਯਹੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਰੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ। 15 ਜਦੋਂ ਪਤਰਸ ਅਤੇ ਯੂਰੰਨਾ ਆਏ ਤਾਂ ਉਨ੍ਹਾਂ ਉੱਥੇ ਆ ਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ। 16 ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਰੰਨਾ ਨੇ ਪ੍ਰਾਰਥਨਾ ਕੀਤੀ। 17 ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।

18 ਸ਼ਮਉਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾਂ ਉੱਪਰ ਰੱਖਿਆ ਤਾਂ ਸ਼ਮਉਨ ਨੇ ਰਸੂਲਾਂ ਅੱਗੇ ਰੁਪਏ ਰੱਖੇ। 19 ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦਵੇ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰੱਖਾਂ ਉਸ ਨੂੰ ਪਵਿੱਤਰ ਆਤਮਾ ਮਿਲ ਜਾਵੇ।”

20 ਪਤਰਸ ਨੇ ਸ਼ਮਉਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਠੇ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ। 21 ਤੂੰ ਇਸ ਕੰਮ ਵਿੱਚ ਸਾਡਾ ਸਾਝੀਵਾਲ ਨਹੀਂ ਹੋ ਸਕਦਾ ਕਿਉਂਕਿ ਪਰਮੇਸ਼ੁਰ ਅੱਗੇ ਤੇਰਾ ਮਨ ਸਾਫ਼ ਨਹੀਂ ਹੈ। 22 ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂ ਅੱਗੇ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮਾਫ਼ ਕਰ ਦੇਵੇ। 23 ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈ।”

24 ਸ਼ਮਉਨ ਨੇ ਜਵਾਬ ਦਿੱਤਾ, “ਤੁਸੀਂ ਦੋਵੇਂ ਮੇਰੇ ਲਈ ਪ੍ਰਭੂ ਅੱਗੇ ਪ੍ਰਾਰਥਨਾ ਕਰੋ ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”

25 ਤਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫਿਰ ਉਹ ਯਹੂਸ਼ਲਮ ਵੱਲ ਮੁੜ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ਬਖ਼ਰੀ ਦਾ ਪ੍ਰਚਾਰ ਕਰਦੇ ਗਏ।

ਫ਼ਿਲਿੱਪਸ ਦਾ ਹਬਸ਼ ਦੇ ਇੱਕ ਮਨੁੱਖ ਨੂੰ ਉਪਦੇਸ਼

26 ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿੱਪਸ ਨਾਲ ਗੱਲ ਕੀਤੀ ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਹੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”

27 ਫ਼ਿਲਿੱਪਸ ਉਠਿਆ ਤੇ ਚਲਾ ਗਿਆ। ਰਸਤੇ ਵਿੱਚ ਉਸ ਨੇ

ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸ ਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਹੂਜ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ। 28 ਹੁਣ ਉਹ ਆਪਣੇ ਦੇਸ਼ ਵਾਪਸ ਮੁੜ ਰਿਹਾ ਸੀ। ਉਹ ਆਪਣੇ ਰਬ ਤੇ ਅਸਵਾਰ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।

29 ਤਾਂ ਆਤਮਾ ਨੇ ਫਿਲਿੱਪਸ ਨੂੰ ਕਿਹਾ, “ਉਸ ਰਬ ਕੋਲ ਜਾ ਅਤੇ ਉਸ ਦੇ ਨਜ਼ਦੀਕ ਰਹਿ।” 30 ਫੇਰ ਫਿਲਿੱਪਸ ਰਬ ਦੇ ਨਜ਼ਦੀਕ ਨੱਸਿਆ ਅਤੇ ਉੱਥੇ ਉਸ ਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫਿਲਿੱਪਸ ਨੇ ਉਸ ਨੂੰ ਕਿਹਾ, “ਕੀ ਜੇ ਤੂੰ ਪੜ੍ਹ ਰਿਹਾ, ਉਸ ਨੂੰ ਸਮਝ ਵੀ ਰਿਹਾ ਹੈ?”

31 ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸ ਦੀ ਵਿਆਖਿਆ ਕਰਕੇ ਦੱਸੇ।” ਤਦ ਉਸ ਨੇ ਫਿਲਿੱਪਸ ਨੂੰ ਸੱਦਾ ਦਿੱਤਾ ਕਿ ਉਹ ਰਬ 'ਚ ਚੜ੍ਹ ਆਵੇ ਤੇ ਉਸ ਦੇ ਨਾਲ ਆ ਕੇ ਬੈਠੇ। 32 ਜੋ ਪੋਥੀ ਉਹ ਪੜ੍ਹ ਰਿਹਾ ਸੀ ਉਹ ਇਉਂ ਸੀ:

“ਇਹ ਉਸ ਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸ ਦੀ ਉੱਨ ਕੱਟਦਾ ਹੈ। ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।

33 ਉਸ ਦੀ ਅਧੀਨਗੀ ਵਿੱਚ ਉਸ ਦੇ ਸਾਰੇ ਅਧਿਕਾਰ ਖੋਹ ਲਏ ਸਨ। ਧਰਤੀ ਤੇ ਉਸ ਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ। ਉਸ ਦੀ ਪੀੜ੍ਹੀ ਦੀ ਕਹਾਣੀ ਕੌਣ ਬਿਆਨ ਕਰੇਗਾ।”

ਯਸਾਯਾਹ 53:7-8

34 ਉਸ ਅਫ਼ਸਰ ਨੇ ਫਿਲਿੱਪਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?” 35 ਤਦ ਫਿਲਿੱਪਸ ਨੇ ਉਸੇ ਪੋਥੀ ਤੋਂ ਸ਼ੁਰੂ ਕੀਤਾ ਅਤੇ ਉਸ ਨੂੰ ਯਿਸੂ ਦੀ ਖੁਸ਼ਬਖ਼ਰੀ ਸੁਣਾਈ।

36 ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖੋ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?” 37 [ਫਿਲਿੱਪ ਨੇ ਜਵਾਬ ਦਿੱਤਾ, “ਜੇ ਤੁਸੀਂ ਆਪਣੇ ਪੂਰੇ ਦਿਲ ਨਾਲ ਵਿਸ਼ਵਾਸ ਕਰੋ, ਤਾਂ ਤੁਸੀਂ ਕਰ ਸਕਦੇ ਹੋ।” ਅਧਿਕਾਰੀ ਨੇ ਆਖਿਆ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।”] 38 ਤਦ ਅਫ਼ਸਰ ਨੇ ਰਬ ਨੂੰ ਰੋਕਣ ਦਾ ਹੁਕਮ ਦਿੱਤਾ, ਤਦ ਦੋਵੇਂ ਅਫ਼ਸਰ ਅਤੇ ਫਿਲਿੱਪਸ ਪਾਣੀ ਕੋਲ ਗਏ ਅਤੇ ਫਿਲਿੱਪਸ ਨੇ ਉਸ ਨੂੰ ਬਪਤਿਸਮਾ ਦਿੱਤਾ। 39 ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫਿਲਿੱਪਸ ਨੂੰ ਫੜ ਕੇ ਲੈ ਗਿਆ ਤੇ ਫਿਰ ਉਹ ਖੁਸਰਾ ਅਫ਼ਸਰ ਮੁੜ ਫਿਲਿੱਪਸ ਨੂੰ ਨਾ ਵੇਖ ਸਕਿਆ ਤੇ ਉਹ ਫਿਰ ਆਪਣੇ ਰਾਹ ਚਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ। 40 ਪਰ ਫਿਲਿੱਪਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪਰਗਟ ਹੋਇਆ। ਉਸ ਨੇ ਖੁਸ਼ਬਖ਼ਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈ ਕੇ ਕੈਸਰੀਆ ਤੱਕ ਕੀਤਾ।

ਸੌਲੁਸ ਦਾ ਨਿਰਚਾਵਾਨ ਬਣਨਾ

9 ਯਹੂਜ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਰੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ।

ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ। 2 ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਯਹੂਦੀ ਮੰਦਰਾਂ ਲਈ ਚਿੱਠੀਆਂ ਮੰਗੀਆਂ ਭਈ ਜੋ ਉਸ ਨੂੰ ਉਨ੍ਹਾਂ ਸਾਰਿਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕੈਦ ਕਰਨ ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਅੱਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਹੂਜ਼ਲਮ ਵਿੱਚ ਲਿਆਵੇ।

3 ਤਾਂ ਸੌਲੁਸ ਦੰਮਿਸ਼ਕ ਵਿੱਚ ਗਿਆ। ਜਦੋਂ ਉਹ ਸ਼ਹਿਰ ਕੋਲ ਪਹੁੰਚਿਆ ਤਾਂ ਅਕਾਸ਼ ਵੱਲੋਂ ਅਚਾਨਕ ਇੱਕ ਬੜੀ ਤੇਜ਼ ਬਿਜਲੀ ਉਸ ਦੇ ਇਰਦ-ਗਿਰਦ ਚਮਕੀ। 4 ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁੱਛਦੀ ਹੋਈ ਇੱਕ ਅਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ! ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈ?”

5 ਸੌਲੁਸ ਨੇ ਕਿਹਾ, “ਪ੍ਰਭੂ, ਤੂੰ ਕੌਣ ਹੈ?”

ਉਸ ਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਗਾਂ ਜਿਸ ਨੂੰ ਤੂੰ ਤਸੀਹੇ ਦੇ ਰਿਹਾ ਹੈ।” 6 ਉਹ ਅਤੇ ਹੁਣ ਸ਼ਹਿਰ ਨੂੰ ਜਾ ਉਥੇ ਤੈਨੂੰ ਇੱਕ ਮਨੁੱਖ ਦੱਸੇਗਾ ਕਿ ਹੁਣ ਤੈਨੂੰ ਕੀ ਕਰਨਾ ਹੈ।”

7 ਜਿਹੜੇ ਮਨੁੱਖ ਉਸ ਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪਚਾਪ ਖੜ੍ਹੇ ਰਹੇ। ਉਨ੍ਹਾਂ ਨੇ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ। 8 ਸੌਲੁਸ ਜਦੋਂ ਜ਼ਮੀਨ ਤੋਂ ਉੱਠਿਆ ਤਾਂ ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸ ਦਾ ਹੱਥ ਫੜਿਆ ਅਤੇ ਉਸ ਨੂੰ ਦੰਮਿਸ਼ਕ ਵਿੱਚ ਲੈ ਆਏ। 9 ਤਿੰਨ ਦਿਨ ਤੱਕ ਉਹ ਨਾ ਵੇਖ ਸਕਿਆ ਅਤੇ ਨਾ ਹੀ ਉਸ ਨੇ ਕੁਝ ਖਾਧਾ ਪੀਤਾ।

10 ਦੰਮਿਸ਼ਕ ਵਿੱਚ ਯਿਸੂ ਦਾ ਇੱਕ ਚੇਲਾ ਸੀ ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸਣ ਦੇ ਕੇ ਕਿਹਾ, “ਹਨਾਨਿਯਾਹ!”

ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ, ਮੈਂ ਹਾਜ਼ਰ ਹਾਂ।”

11 ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਉੱਠ ਖੜ੍ਹਾ ਹੋ ਅਤੇ ਉਸ ਗਲੀ ਨੂੰ ਜਾਹ ਜੋ ‘ਸਿੱਧੀ ਗਲੀ’ ਕਹਾਂਉਂਦੀ ਹੈ। ਉਥੇ, ਯਹੂਦਾ ਦੇ ਘਰ ਨੂੰ ਲੱਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁੱਛ ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉੱਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।” 12 ਸੌਲੁਸ ਨੂੰ ਵੀ ਦਰਸਣ ਹੋਏ ਅਤੇ ਉਸ ਦਰਸਣ ਵਿੱਚ ਉਸ ਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੁਬਾਰਾ ਦੇਖਣ ਦੇ ਕਾਬਲ ਹੋ ਗਿਆ।”

13 ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸ ਨੇ ਯਹੂਜ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ। 14 ਹੁਣ ਉਹ ਇੱਥੇ ਆਇਆ ਹੈ ਅਤੇ ਪ੍ਰਧਾਨ ਜਾਸਕਾਂ ਨੇ ਇਸ ਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫੜਨ ਦਾ ਇਖਤਿਆਰ ਦਿੱਤਾ ਹੋਇਆ ਹੈ ਜੋ ਤੇਰੇ ਉੱਤੇ ਨਿਰਚਾ ਰੱਖਦੇ ਹਨ।”

15 ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬੜੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ ਭਈ ਰਾਜਿਆਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾ ਕੇ ਦੱਸੇ। 16 ਮੈਂ ਉਸ ਨੂੰ ਉਹ ਸਭ ਵਿਖਾਵਾਂਗਾ ਜੋ ਮੇਰੇ ਨਾਉਂ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।”

17 ਇਸ ਲਈ ਹਨਾਨਿਯਾਹ ਤੁਰ ਪਿਆ ਅਤੇ ਯਹੂਦਾ ਦੇ ਘਰ ਗਿਆ। ਉਸ ਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ

ਰਸੂਲਾਂ ਦੇ ਕਰਤੱਬ

ਆਖਿਆ, “ਸੌਲਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸ ਨੂੰ ਤੂੰ ਆਉਦਿਆਂ ਹੋਇਆਂ ਰਸਤੇ ਵਿੱਚ ਡਿੱਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਉਂਦੇ ਦੁਬਾਰਾ ਵੇਖ ਸਕਾਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵਾਂ।” 18 ਉਸੇ ਵੇਲੇ ਅਚਾਨਕ ਉਸ ਦੀਆਂ ਅੱਖਾਂ ਤੋਂ ਛਿਲਕੇ ਜਿਹਿਆ ਕੁਝ ਡਿੱਗਿਆ ਅਤੇ ਉਸ ਨੂੰ ਦੁਬਾਰਾ ਦਿਖਣ ਲੱਗ ਪਿਆ। ਸੌਲਸ ਉਠਿਆ ਅਤੇ ਉਸ ਨੂੰ ਬਪਤਿਸਮਾ ਦਿੱਤਾ ਗਿਆ। 19 ਫਿਰ ਉਸ ਨੇ ਕੁਝ ਖਾਧਾ ਅਤੇ ਮੁੜ ਤੋਂ ਆਪਣੇ ਆਪ ਵਿੱਚ ਤਕੜਾ ਮਹਿਸੂਸ ਕਰਨ ਲੱਗਾ।

ਸੌਲਸ ਦਾ ਦੰਮਿਸਕ ਵਿੱਚ ਉਪਦੇਸ਼ ਦੇਣਾ

ਫਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ। 20 ਜਲਦੀ ਹੀ ਉਸ ਨੇ ਯਹੂਦੀ ਮੰਦਰਾਂ ਵਿੱਚ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।”

21 ਸਾਰੇ ਲੋਕ ਜਿਹੜੇ ਸੌਲਸ ਨੂੰ ਸੁਣਦੇ ਉਹ ਬੜੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਉਂਤੇ ਨਿਰਚਾ ਸੀ। ਅਤੇ ਹੁਣ ਉਹੀ ਇੱਥੇ ਯਿਸੂ ਦੇ ਚੇਲਿਆਂ ਨੂੰ ਫੜਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫੜਵਾਉਣ ਲਈ ਆਇਆ ਸੀ।”

22 ਪਰ ਸੌਲਸ ਦਿਨੋਂ-ਦਿਨ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਉਸ ਨੇ ਇਹ ਸਾਬਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸ ਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹੜੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।

ਸੌਲਸ ਦਾ ਯਹੂਦੀਆਂ ਤੋਂ ਬਚਣਾ

23 ਕਾਫ਼ੀ ਦਿਨਾਂ ਬਾਅਦ ਯਹੂਦੀਆਂ ਨੇ ਸੌਲਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ। 24 ਉਹ ਸੌਲਸ ਲਈ ਸ਼ਹਿਰ ਦੇ ਦਰਵਾਜ਼ਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸ ਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ। 25 ਕੁਝ ਚੇਲਿਆਂ ਨੇ ਜਿਨ੍ਹਾਂ ਨੂੰ ਪੌਲਸ ਨੇ ਸਿੱਖਿਆ ਦਿੱਤੀ ਸੀ, ਇੱਕ ਰਾਤ ਉਸ ਨੂੰ ਇੱਕ ਟੋਕਰੀ ਵਿੱਚ ਬਿਠਾ ਕੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ।

ਸੌਲਸ ਦਾ ਯਰੂਸ਼ਲਮ ਵਿੱਚ ਉਪਦੇਸ਼ ਦੇਣਾ

26 ਫਿਰ ਸੌਲਸ ਯਰੂਸ਼ਲਮ ਵਿੱਚ ਚਲਾ ਗਿਆ। ਉਸ ਨੇ ਨਿਰਚਾਵਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ। 27 ਪਰ ਬਰਨਬਾਸ ਉਸ ਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲਸ ਨੇ ਕਿਵੇਂ ਦੰਮਿਸਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸ ਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸਕ ਵਿੱਚ ਪ੍ਰਭੂ ਦੇ ਨਾਂ ਉਂਤੇ ਬੇਪੜਕ ਕੇ ਕੇ ਉਪਦੇਸ਼ ਦਿੰਦਾ ਸੀ।

28 ਇਉਂ ਸੌਲਸ ਚੇਲਿਆਂ ਨਾਲ ਠਹਿਰਿਆ। ਉਹ ਯਰੂਸ਼ਲਮ ਦੀਆਂ ਸਾਰੀਆਂ ਥਾਵਾਂ ਤੇ ਗਿਆ ਅਤੇ ਖੁੱਲ੍ਹੇਆਮ ਪ੍ਰਭੂ ਬਾਰੇ ਬੋਲਿਆ। 29 ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ

ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ। 30 ਜਦੋਂ ਭਰਾਵਾਂ ਨੂੰ ਇਸ ਦਾ ਪਤਾ ਲੱਗਾ, ਉਹ ਉਸ ਨੂੰ ਕੈਸਰਿਆ ਲੈ ਗਏ ਅਤੇ ਉਨ੍ਹਾਂ ਨੇ ਉਥੋਂ ਉਸ ਨੂੰ ਤਰਸੂਸ ਨੂੰ ਭੇਜ ਦਿੱਤਾ।

31 ਜੇ ਸਾਰੇ ਯਹੂਦਿਆਂ, ਗਲੀਲਾ ਅਤੇ ਸਾਮਰਿਆ ਵਿੱਚ ਕਲੀਸਿਆ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਆ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਰਚਾਵਾਂ ਨੇ, ਜਿਸ ਢੰਗ ਨਾਲ ਉਹ ਜੀਉਂਦੇ ਸਨ, ਦਰਸਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ।

ਪਤਰਸ ਲੁੱਦਾ ਅਤੇ ਯੱਥਾ ਵਿੱਚ

32 ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫੇਰ ਉਹ ਲੁੱਦਾ ਵਿੱਚ ਵਸੇ ਨਿਰਚਾਵਾਂ ਨੂੰ ਵੇਖਣ ਗਿਆ। 33 ਲੁੱਦਾ ਵਿੱਚ ਉਹ ਇੱਕ ਅਪਰੰਗੀ ਆਦਮੀ ਨੂੰ ਮਿਲਿਆ ਜਿਸ ਦਾ ਨਾਉਂ ਐਨਿਆਸ ਸੀ। ਉਹ ਪਿੱਛਲੇ ਅੱਠ ਸਾਲਾਂ ਤੋਂ ਮੰਜੇ ਤੋਂ ਉੱਠ ਨਹੀਂ ਸੀ ਸਕਿਆ। 34 ਪਤਰਸ ਨੇ ਉਸ ਨੂੰ ਕਿਹਾ, “ਐਨਿਆਸ, ਯਿਸੂ ਮਸੀਹ ਨੇ ਤੇਰੇ ਤੇ ਮਿਹਰ ਕੀਤੀ ਹੈ। ਖੜ੍ਹਾ ਹੋ ਅਤੇ ਆਪਣਾ ਬਿਸਤਰ ਵਿਛਾ!” ਉਹ ਤਰੱਤ ਖੜ੍ਹਾ ਹੋ ਗਿਆ। 35 ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਫਿਰੇ।

36 ਯੱਥਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ “ਰਿਹਤੀ”। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬੜੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ। 37 ਜਦੋਂ ਪਤਰਸ ਲੁੱਦਾ ਵਿੱਚ ਸੀ ਤਾਂ ਤਬਿਥਾ ਬੜੀ ਬੀਮਾਰ ਹੋਈ ਅਤੇ ਮਰ ਗਈ। ਉਨ੍ਹਾਂ ਨੇ ਉਸ ਨੂੰ ਨੁਹਾਉਣ ਤੋਂ ਬਾਅਦ ਉਸ ਦੇ ਸਰੀਰ ਨੂੰ ਛੱਤ ਉੱਪਰਲੇ ਕਮਰੇ ਵਿੱਚ ਪਾ ਦਿੱਤਾ। 38 ਯੱਥਾ ਦੇ ਚੇਲਿਆਂ ਨੂੰ ਪਤਾ ਲੱਗਾ ਕਿ ਪਤਰਸ ਲੁੱਦਾ ਵਿੱਚ ਸੀ। ਲੁੱਦਾ ਯੱਥਾ ਦੇ ਨੇੜੇ ਹੀ ਸੀ। ਉਨ੍ਹਾਂ ਨੇ ਉਥੇ ਪਤਰਸ ਨੂੰ ਲਿਆਣ ਲਈ ਦੋ ਆਦਮੀ ਭੇਜੇ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿਰਪਾ ਕਰਕੇ ਸਾਡੇ ਕੋਲ ਜਿੰਨੀ ਛੇਤੀ ਹੋ ਸਕੇ ਆਓ।”

39 ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚਲਿਆ ਗਿਆ, ਜਦੋਂ ਉਹ ਉਥੇ ਪਹੁੰਚਿਆ ਤਾਂ ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਏ। ਸਾਰੀਆਂ ਵਿੱਧਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਹੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੌਦੀਆਂ-ਪਿੱਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਦੋਰਕਸ ਤਬਿਥਾ ਨੇ ਜੀਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ’ਚੋਂ ਬਾਹਰ ਜਾਣ ਨੂੰ ਕਿਹਾ। 40 ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫਿਰ ਉਹ ਤਬਿਥਾ ਵੱਲ ਮੁੜਿਆ ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ, ਉੱਠ!” ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ। ਜਿਸ ਵਕਤ ਉਸ ਨੇ ਪਤਰਸ ਨੂੰ ਵੇਖਿਆ ਤਾਂ ਉਹ ਉੱਠ ਕੇ ਬੈਠ ਗਈ। 41 ਉਸ ਨੇ ਆਪਣੇ ਹੱਥ ਨਾਲ ਉਸ ਨੂੰ ਖੜ੍ਹੇ ਹੋਣ ਵਿੱਚ ਮਦਦ ਕੀਤੀ। ਅਤੇ ਫਿਰ ਉਸ ਨੇ ਨਿਰਚਾਵਾਂ ਨੂੰ ਅਤੇ ਵਿੱਧਵਾਂ ਨੂੰ ਕਮਰੇ ਅੰਦਰ ਸੱਦਿਆ ਅਤੇ ਤਬਿਥਾ ਨੂੰ ਸੌਂਪ ਦਿੱਤਾ ਜੋ ਕਿ ਜੀਵਿਤ ਸੀ।

42 ਸਾਰੇ ਯੱਥਾ ਵਿੱਚ ਇਹ ਗੱਲ ਫੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ। 43 ਪਤਰਸ ਕਾਫ਼ੀ ਸਾਰੇ ਦਿਨ ਯੱਥਾ

ਵਿੱਚ ਰਿਹਾ ਅਤੇ ਉੱਥੇ ਇੱਕ ਸ਼ਮਊਨ ਨਾਂ ਦੇ ਚਮੜੇ ਦੇ ਕੰਮ ਕਰਨ ਵਾਲੇ ਦੇ ਘਰ ਰਿਹਾ।

ਪਤਰਸ ਅਤੇ ਕੁਰਨੇਲਿਯੂਸ

10 ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੂਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ “ਇਤਾਲਿਯਾਨ” ਵਿੱਚ ਇੱਕ ਅਧਿਕਾਰੀ ਸੀ। **2** ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸ ਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪਰਮੇਸੁਰ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਅਤੇ ਕੁਰਨੇਲਿਯੂਸ ਹਮੇਸ਼ਾ ਪਰਮੇਸੁਰ ਅੱਗੇ ਪ੍ਰਾਰਥਨਾ ਕਰਦਾ ਸੀ। **3** ਇੱਕੋ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸ ਨੇ ਇੱਕ ਦਰਸ਼ਣ ਦੇਖਿਆ। ਦਰਸ਼ਣ ਵਿੱਚ ਪਰਮੇਸੁਰ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਹੇ ਕੁਰਨੇਲਿਯੂਸ!”

4 ਕੁਰਨੇਲਿਯੂਸ ਨੇ ਦੂਤ ਵੱਲ ਵੇਖਿਆ ਅਤੇ ਉਹ ਡਰ ਕੇ ਆਖਣ ਲੱਗਾ, “ਮੇਰੇ ਸੁਆਮੀ, ਤੁਸੀਂ ਕੀ ਚਾਹੁੰਦੇ ਹੋ?”

ਦੂਤ ਨੇ ਉਸ ਨੂੰ ਕਿਹਾ, “ਪਰਮੇਸੁਰ ਨੇ ਤੇਰੀਆਂ ਪ੍ਰਾਰਥਨਾ ਸੁਣ ਲਈਆਂ ਹਨ। ਉਸ ਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ।

5 ਹੁਣ ਤੂੰ ਯਾਂਪਾ ਸ਼ਹਿਰ ਵੱਲ ਕੁਝ ਆਦਮੀਆਂ ਨੂੰ ਭੇਜ ਅਤੇ ਉੱਥੋਂ ਸ਼ਮਊਨ ਨਾਂ ਦੇ ਆਦਮੀ ਨੂੰ ਜਿਹੜਾ ਪਤਰਸ ਵੀ ਸੱਦੀਦਾ ਹੈ, ਸੱਦਾ ਭੇਜ। **6** ਉਹ ਕਿਸੇ ਸ਼ਮਊਨ ਖਟੀਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਹੀ ਠਹਿਰਿਆ ਹੋਇਆ ਹੈ। ਉਸ ਦਾ ਘਰ ਸਮੁੰਦਰ ਦੇ ਨੇੜੇ ਹੈ।” **7** ਜਿਹੜਾ ਦੂਤ ਕੁਰਨੇਲਿਯੂਸ ਨਾਲ ਗੱਲ ਕਰ ਰਿਹਾ ਸੀ, ਚਲਾ ਗਿਆ। ਉਸ ਤੋਂ ਬਾਅਦ ਕੁਰਨੇਲਿਯੂਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ। **8** ਇਹ ਸਿਪਾਹੀ ਉਸ ਦੇ ਖਾਸ ਮਦਦਗਾਰਾਂ ਵਿੱਚੋਂ ਇੱਕ ਸੀ। ਉਸ ਨੇ ਇਹ ਸਾਰੀ ਗੱਲ ਤਿੰਨਾਂ ਆਦਮੀਆਂ ਨੂੰ ਸਮਝਾ ਕੇ ਉਨ੍ਹਾਂ ਨੂੰ ਯਾਂਪਾ ਵੱਲ ਭੇਜ ਦਿੱਤਾ।

9 ਅਗਲੇ ਦਿਨ ਇਹ ਤਿੰਨ ਆਦਮੀ ਯਾਂਪਾ ਦੇ ਨੇੜੇ ਪਹੁੰਚੇ। ਪਤਰਸ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆ। ਇਹ ਦੁਪਹਿਰ ਦਾ ਵੇਲਾ ਸੀ। **10** ਪਤਰਸ ਨੂੰ ਭੁੱਖ ਲੱਗੀ ਹੋਈ ਸੀ ਅਤੇ ਉਹ ਕੁਝ ਖਾਣਾ ਚਾਹੁੰਦਾ ਸੀ। ਪਰ ਜਦੋਂ ਉਹ ਪਤਰਸ ਦੇ ਖਾਣ ਲਈ ਭੋਜਨ ਤਿਆਰ ਕਰ ਰਹੇ ਸਨ ਤਾਂ ਉਸ ਨੇ ਇੱਕ ਦਰਸ਼ਣ ਵੇਖਿਆ। **11** ਉਸ ਨੇ ਖੁੱਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚੌਠੇ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ। **12** ਸਭ ਪ੍ਰਕਾਰ ਦੇ ਜਾਨਵਰ ਇਸ ਵਿੱਚ ਸਨ। ਉਹ ਜੀਵ ਜਿਹੜੇ ਕਿ ਚੱਲ ਸਕਦੇ ਹਨ, ਜਿਹੜੇ ਰੀਂਗਣ ਵਾਲੇ ਸਨ ਜ਼ਮੀਨ ਉੱਪਰ ਅਤੇ ਉਹ ਪੰਛੀ ਜਿਹੜੇ ਕਿ ਰਵਾ ਵਿੱਚ ਉੱਡਦੇ ਹਨ। **13** ਫੇਰ ਇੱਕ ਅਵਾਜ਼ ਨੇ ਪਤਰਸ ਨੂੰ ਆਖਿਆ, “ਪਤਰਸ, ਉੱਠ ਅਤੇ ਇਨ੍ਹਾਂ ਵਿੱਚੋਂ ਕਿਸੇ ਵੀ ਇੱਕ ਜੀਵ ਨੂੰ ਮਾਰ ਅਤੇ ਖਾ ਲੈ।”

14 ਪਰ ਪਤਰਸ ਨੇ ਕਿਹਾ, “ਪ੍ਰਭੂ। ਅਜਿਹਾ ਮੈਂ ਕਦੇ ਨਹੀਂ ਕੀਤਾ। ਮੈਂ ਕਦੇ ਅਪਵਿੱਤਰ ਜਾਂ ਅਸ਼ੁੱਧ ਚੀਜ਼ ਨਹੀਂ ਖਾਧੀ।”

15 ਪਰ ਉਸ ਅਵਾਜ਼ ਨੇ ਦੁਬਾਰਾ ਉਸ ਨੂੰ ਕਿਹਾ, “ਪਰਮੇਸੁਰ ਨੇ ਇਹ ਸਭ ਵਸਤਾਂ ਸ਼ੁੱਧ ਬਣਾਈਆਂ ਹਨ। ਇਸ ਲਈ ਇਨ੍ਹਾਂ ਨੂੰ ‘ਅਪਵਿੱਤਰ’ ਨਾ ਕਹਿ।” **16** ਅਜਿਹਾ ਤਿੰਨ ਵਾਰ ਵਾਪਰਿਆ ਅਤੇ

ਫੇਰ ਉਹ ਸਭ ਚੀਜ਼ਾਂ ਵਾਪਸ ਅਕਾਸ਼ ਵੱਲ ਚੁੱਕੀਆਂ ਗਈਆਂ। **17** ਪਤਰਸ ਦਰਸ਼ਣ ਦੇ ਅਰਥ ਬਾਰੇ ਸੋਚ ਰੈਹਾਨ ਹੋ ਰਿਹਾ ਸੀ।

ਇਸ ਵਿੱਚਕਾਰ ਕੁਰਨੇਲਿਯੂਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲੱਭ ਲਿਆ। ਉਹ ਫਾਟਕ ਤੇ ਖੜ੍ਹੇ ਸਨ। **18** ਉਨ੍ਹਾਂ ਨੇ ਪੁੱਛਿਆ, “ਕੀ ਪਤਰਸ ਸ਼ਮਊਨ ਇੱਥੇ ਰਹਿੰਦਾ ਹੈ?”

19 ਪਤਰਸ ਅਜੇ ਵੀ ਉਸ ਦਰਸ਼ਣ ਬਾਰੇ ਹੀ ਸੋਚ ਰਿਹਾ ਸੀ ਪਰ ਆਤਮਾ ਨੇ ਉਸ ਨੂੰ ਕਿਹਾ, “ਵੇਖ। ਤਿੰਨ ਆਦਮੀ ਬਾਹਰ ਤੈਨੂੰ ਲੱਭ ਰਹੇ ਹਨ। **20** ਉਨ੍ਹਾਂ ਅਤੇ ਹੇਠਾਂ ਜਾ। ਉਨ੍ਹਾਂ ਨਾਲ ਬਿਨਾ ਝਿਜਕ ਚਲਾ ਜਾ। ਮੈਂ ਹੀ ਉਨ੍ਹਾਂ ਨੂੰ ਤੇਰੇ ਕੋਲ ਭੇਜਿਆ ਹੈ।” **21** ਫੇਰ ਪਤਰਸ ਹੇਠਾਂ ਉਤਰਿਆ ਅਤੇ ਆਦਮੀਆਂ ਨੂੰ ਆਖਿਆ, “ਮੈਂ ਹੀ ਉਹ ਆਦਮੀ ਹਾਂ ਜਿਸ ਨੂੰ ਤੁਸੀਂ ਲੱਭਣ ਆਏ ਹੋ। ਤੁਸੀਂ ਇੱਥੇ ਕਿਸ ਵਾਸਤੇ ਆਏ ਹੋ?”

22 ਉਹ ਬੋਲੇ, “ਇੱਕ ਪਵਿੱਤਰ ਦੂਤ ਨੇ ਕੁਰਨੇਲਿਯੂਸ ਨੂੰ ਤੈਨੂੰ ਆਪਣੇ ਘਰ ਸੱਦਾ ਦੇਣ ਲਈ ਆਖਿਆ ਹੈ। ਉਹ ਇੱਕ ਸੈਨਾ ਦਾ ਅਫਸਰ ਅਤੇ ਭਲਾ ਆਦਮੀ ਹੈ। ਉਹ ਪਰਮੇਸੁਰ ਦੀ ਉਪਾਸਨਾ ਕਰਦਾ ਹੈ ਅਤੇ ਸਾਰੇ ਯਹੂਦੀ ਉਸ ਦਾ ਸਤਿਕਾਰ ਕਰਦੇ ਹਨ। ਦੂਤ ਨੇ ਉਸ ਨੂੰ ਤੈਨੂੰ ਆਪਣੇ ਘਰ ਬੁਲਾਉਣ ਲਈ ਆਖਿਆ ਹੈ ਤਾਂ ਕਿ ਜੋ ਕੁਝ ਗੱਲਾਂ ਤੂੰ ਆਖਣਾ ਚਾਹੁੰਦਾ ਹੈ ਉਹ ਸੁਣ ਲਵੇਂ।” **23** ਪਤਰਸ ਨੇ ਉਨ੍ਹਾਂ ਆਦਮੀਆਂ ਨੂੰ ਅੰਦਰ ਆਉਣ ਅਤੇ ਰਾਤ ਠਹਿਰਣ ਲਈ ਆਖਿਆ।

ਅਗਲੀ ਸਵੇਰ ਪਤਰਸ ਉੱਠਿਆ, ਤਿਆਰ ਹੋਇਆ ਅਤੇ ਉਨ੍ਹਾਂ ਤਿੰਨਾਂ ਆਦਮੀਆਂ ਨਾਲ ਚਲਾ ਗਿਆ। ਯਾਂਪਾ ‘ਚੋਂ ਕੁਝ ਭਰਾ ਵੀ ਪਤਰਸ ਨਾਲ ਗਏ। **24** ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਜਿੱਥੇ ਕੁਰਨੇਲਿਯੂਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇੜੇ ਦੇ ਮਿੱਤਰਾਂ ਨੂੰ ਸੱਦਾ ਦੇ ਕੇ ਇਕੱਠਾ ਕੀਤਾ ਹੋਇਆ ਸੀ।

25 ਜਦੋਂ ਪਤਰਸ ਨੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਪਤਰਸ ਨੂੰ ਕੁਰਨੇਲਿਯੂਸ ਮਿਲਿਆ ਅਤੇ ਉਸ ਦੇ ਪੈਰਾਂ ਤੇ ਮੱਥਾ ਟੇਕਿਆ। **26** ਪਰ ਪਤਰਸ ਨੇ ਉਸ ਨੂੰ ਉਠਾਇਆ ਅਤੇ ਆਖਿਆ, “ਉੱਠ ਖਲੋ! ਕਿਉਂਕਿ ਮੈਂ ਵੀ ਤੇਰੇ ਵਾਂਗ ਇੱਕ ਸਾਧਾਰਣ ਮਨੁੱਖ ਹੀ ਹਾਂ।” **27** ਉਸ ਦੇ ਨਾਲ ਗੱਲ ਕਰਦਿਆਂ ਪਤਰਸ ਨੇ ਘਰ ਵਿੱਚ ਪ੍ਰਵੇਸ਼ ਕੀਤਾ। ਉੱਥੇ ਉਸ ਨੇ ਬਹੁਤ ਸਰਿਆਂ ਨੂੰ ਇਕੱਠੇ ਹੋਏ ਵੇਖਿਆ।

28 ਉਸ ਨੇ ਲੋਕਾਂ ਨੂੰ ਕਿਹਾ, “ਕਿ ਤੁਹਾਨੂੰ ਪਤਾ ਹੈ ਕਿ ਯਹੂਦੀਆਂ ਦੀ ਸ਼ਰਾ ਅਨੁਸਾਰ ਇੱਕ ਯਹੂਦੀ ਨੂੰ ਦੂਜੀ ਜਾਤ ਦੇ ਮਨੁੱਖ ਨਾਲ ਸਹਯੋਗੀ ਹੋਣ ਜਾਂ ਮੇਲ-ਮਿਲਾਪ ਕਰਨ ਦੀ ਆਗਿਆ ਨਹੀਂ ਹੈ। ਪਰ ਪਰਮੇਸੁਰ ਨੇ ਮੈਨੂੰ ਖੁਦ ਇਹ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ‘ਅਪਵਿੱਤਰ’ ਜਾਂ ‘ਅਸ਼ੁੱਧ’ ਨਾ ਕਰਾਂ। **29** ਇਸੇ ਲਈ ਜਦੋਂ ਇਨ੍ਹਾਂ ਆਦਮੀਆਂ ਨੇ ਮੈਨੂੰ ਇੱਥੇ ਆਉਣ ਲਈ ਕਿਹਾ ਮੈਂ ਆਉਣ ਲਈ ਸਹਿਮਤ ਹੋ ਗਿਆ। ਮੈਂ ਹੁਣ ਤੁਸੀਂ ਕਿਰਪਾ ਕਰਕੇ ਇਹ ਦੱਸੋ ਕਿ ਤੁਸੀਂ ਮੈਨੂੰ ਇੱਥੇ ਕਾਹਦੇ ਲਈ ਬੁਲਾਇਆ ਹੈ?”

30 ਕੁਰਨੇਲਿਯੂਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ। ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆ ਕੇ ਖੜ੍ਹੇ ਗਿਆ, ਉਸ ਨੇ ਬੜੇ ਚਮਕੀਲੇ ਕੱਪੜੇ ਪਾਏ ਹੋਏ ਸਨ।

31 ਉਸ ਆਦਮੀ ਨੇ ਕਿਹਾ, ‘ਕੁਰਨੇਲਿਯੂਸ, ਪਰਮੇਸੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ। **32** ਇਸ ਲਈ ਯਾਂਪਾ ਵਿੱਚ ਕੁਝ ਆਦਮੀਆਂ

ਰਸੂਲਾਂ ਦੇ ਕਰਤੱਬ

ਨੂੰ ਭੇਜ ਅਤੇ ਪਤਰਸ ਸ਼ਮਉਨ ਨੂੰ ਇੱਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਉਨ ਹੈ ਜੋ ਚਮੜੇ ਦਾ ਕੰਮ ਕਰਦਾ ਹੈ। ਅਤੇ ਉਸ ਦਾ ਘਰ ਸਮੁੰਦਰ ਕੰਢੇ ਹੈ। 33 ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇੱਥੇ ਆਇਆ ਹੈ। ਹੁਣ ਅਸੀਂ ਸਭ ਇੱਥੇ ਉਹ ਸਭ ਕੁਝ ਸੁਣਨ ਲਈ ਪਰਮੇਸੁਰ ਦੀ ਹਜ਼ੂਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।”

ਪਤਰਸ ਦਾ ਕੁਰਨੇਲਿਯੂਸ ਦੇ ਘਰ ਵਿੱਚ ਉਪਦੇਸ਼ ਦੇਣਾ

34 ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ। 35 ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸੁਰ ਨੂੰ ਸਵੀਕਾਰ ਰੁੰਦਾ ਹੈ। 36 ਇਹ ਉਹ ਸੁਨੇਹਾ ਹੈ ਜੋ ਉਸ ਨੇ ਯਹੂਦੀ ਲੋਕਾਂ ਨੂੰ ਭੇਜਿਆ ਸੀ। ਪਰਮੇਸੁਰ ਨੇ ਉਨ੍ਹਾਂ ਨੂੰ ਖੁਸ਼ਖਬਰੀ ਭੇਜੀ ਸੀ ਕਿ ਯਿਸੂ ਮਸੀਹ ਦੁਆਰਾ ਸ਼ਾਂਤੀ ਆਈ ਹੈ ਅਤੇ ਯਿਸੂ ਸਭ ਲੋਕਾਂ ਦਾ ਪ੍ਰਭੂ ਹੈ।

37 “ਤੁਹਾਨੂੰ ਪਤਾ ਹੈ ਕਿ ਸਾਰੇ ਯਹੂਦਿਆਂ ਵਿੱਚ ਕੀ ਹੋਇਆ ਸੀ। ਇਸ ਦੀ ਸ਼ੁਰੂਆਤ ਗਲੀਲ ਵਿੱਚ ਯੂਰੰਨਾ ਦੇ ਬਪਤਿਸਮੇ ਬਾਰੇ ਪ੍ਰਚਾਰ ਤੋਂ ਬਾਅਦ ਹੋਈ ਅਤੇ ਇਹ ਸਾਰੇ ਯਹੂਦਿਆਂ ਵਿੱਚ ਫੈਲ ਗਈ ਸੀ। 38 ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸੁਰ ਨੇ ਉਸ ਨੂੰ ਪਵਿੱਤਰ ਆਤਮਾ ਦੇ ਸ਼ਕਤੀ ਦੇ ਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ੍ਹਾ ਜਾ ਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇੱਥੋਂ ਪਤਾ ਚੱਲਦਾ ਹੈ ਕਿ ਪਰਮੇਸੁਰ ਉਸ ਦੇ ਨਾਲ ਸੀ।

39 “ਅਸੀਂ ਉਨ੍ਹਾਂ ਸਭਨਾਂ ਕੌਮਾਂ ਦੇ ਗਵਾਹ ਹਾਂ ਜਿਹੜੇ ਉਸ ਨੇ ਯਹੂਦਿਆਂ ਅਤੇ ਯਹੂਸਲਮ ਵਿੱਚ ਕੀਤੇ। ਪਰ ਉਨ੍ਹਾਂ ਨੇ ਉਸ ਨੂੰ ਲੰਕੜੀ ਦੀ ਬਣੀ ਸਲੀਬ ਤੇ ਮੇਥਾਂ ਨਾਲ ਠੋਕ ਦਿੱਤਾ। 40 ਪਰ ਪਰਮੇਸੁਰ ਨੇ ਉਸ ਦੀ ਮੌਤ ਤੋਂ ਤੀਜੇ ਦਿਨ ਬਾਅਦ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਸ ਨੂੰ ਲੋਕਾਂ ਨੂੰ ਪ੍ਰਗਟਾਇਆ। 41 ਪਰ ਯਿਸੂ ਸਭ ਲੋਕਾਂ ਉੱਤੇ ਪਰਗਟ ਨਾ ਹੋਇਆ ਅਤੇ ਜਿਹੜੇ ਗਵਾਹ ਸਨ ਜਿਨ੍ਹਾਂ ਨੂੰ ਕਿ ਪਰਮੇਸੁਰ ਨੇ ਪਹਿਲਾਂ ਤੋਂ ਹੀ ਚੁਣਿਆ ਹੋਇਆ ਸੀ, ਸਿਰਫ ਉਹੀ ਉਸ ਨੂੰ ਵੇਖਣ ਦੇ ਸਮਰੱਥ ਹੋਏ। ਅਸੀਂ ਹੀ ਉਹ ਗਵਾਹ ਹਾਂ। ਜਦੋਂ ਉਹ ਮੁਰਦੇ ਤੋਂ ਜਿਵਾਲਿਆ ਗਿਆ ਸੀ ਤਾਂ ਅਸੀਂ ਉਸ ਨਾਲ ਮਿਲ ਬੈਠ ਕੇ ਖਾਧਾ ਅਤੇ ਪੀਤਾ।

42 “ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸ ਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸ ਨੂੰ ਪਰਮੇਸੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜੀਉਂਦੇ ਹਨ ਜਾਂ ਮੁਰਦਾ। 43 ਹਰ ਉਹ ਮਨੁੱਖ ਜਿਹੜਾ ਯਿਸੂ ਉੱਤੇ ਨਿਹਰਾ ਰੱਖਦਾ ਹੈ ਉਸ ਨੂੰ ਮਾਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸ ਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”

ਪਰਾਈਆਂ ਕੌਮਾਂ ਤੇ ਪਵਿੱਤਰ ਆਤਮਾ ਦਾ ਆਉਣਾ

44 ਜਦੋਂ ਪਤਰਸ ਅਜੇ ਬੋਲ ਕਰ ਰਿਹਾ ਸੀ, ਪਵਿੱਤਰ ਆਤਮਾ ਉਨ੍ਹਾਂ ਸਾਰੇ ਲੋਕਾਂ ਉੱਪਰ ਆਇਆ ਜੋ ਸੰਦੇਸ਼ ਨੂੰ ਸੁਣ ਰਹੇ ਸਨ। 45 ਯਹੂਦੀ ਚੇਲੇ ਜਿਹੜੇ ਪਤਰਸ ਦੇ ਨਾਲ ਆਏ ਸਨ ਇਹ ਵੇਖ ਕੇ ਹੈਰਾਨ ਹੋ

ਗਏ। ਉਹ ਹੈਰਾਨ ਸਨ ਕਿ ਪਵਿੱਤਰ ਆਤਮਾ ਗੈਰ ਯਹੂਦੀਆਂ ਉੱਪਰ ਵੀ ਵਗਾਇਆ ਗਿਆ ਸੀ। 46 ਕਿਉਂਕਿ ਉਨ੍ਹਾਂ ਨੇ ਉਨ੍ਹਾਂ ਨੂੰ ਵਖਰੀਆਂ ਭਾਸ਼ਾਵਾਂ ਵਿੱਚ ਬੋਲਦਿਆਂ ਅਤੇ ਪਰਮੇਸੁਰ ਦੀ ਉਸਤਤ ਕਰਦਿਆਂ ਸੁਣਿਆ ਸੀ। ਤਦ ਪਤਰਸ ਨੇ ਆਖਿਆ, 47 “ਕੀ ਕੋਈ ਵੀ ਇਨ੍ਹਾਂ ਲੋਕਾਂ ਨੂੰ ਪਾਣੀ ਅੰਦਰ ਜਾਣ ਅਤੇ ਬਪਤਿਸਮਾ ਲੈਣ ਤੋਂ ਰੋਕ ਸਕਦਾ ਹੈ? ਕਿਉਂਕਿ ਉਨ੍ਹਾਂ ਨੇ ਉਦੋਂ ਹੀ ਪਵਿੱਤਰ ਆਤਮਾ ਪ੍ਰਾਪਤ ਕੀਤਾ ਹੈ ਜਿਵੇਂ ਅਸੀਂ ਪ੍ਰਾਪਤ ਕੀਤਾ ਸੀ।” 48 ਇਸ ਲਈ ਪਤਰਸ ਨੇ ਕੁਰਨੇਲਿਯੂਸ ਨੂੰ ਉਸ ਦੇ ਸਾਕ-ਸੰਬੰਧੀਆਂ ਨੂੰ ਉਸ ਦੇ ਦੇਸ਼ਾਂ ਨੂੰ ਯਿਸੂ ਮਸੀਹ ਦੇ ਨਾਂ ਤੇ ਬਪਤਿਸਮਾ ਲੈਣ ਦਾ ਹੁਕਮ ਦਿੱਤਾ। ਉਸ ਤੋਂ ਬਾਅਦ ਉਥੋਂ ਦੇ ਲੋਕਾਂ ਨੇ ਪਤਰਸ ਨੂੰ ਉਥੇ ਕੁਝ ਦਿਨ ਰੋਹ ਰਹਿਣ ਲਈ ਮਿੰਨਤ ਕੀਤੀ।

ਪਤਰਸ ਦਾ ਯਹੂਸਲਮ ਨੂੰ ਪਰਤਣਾ

11 ਯਹੂਦਿਆਂ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ। 2 ਪਰ ਜਦੋਂ ਪਤਰਸ ਯਹੂਸਲਮ ਨੂੰ ਵਾਪਸ ਆਇਆ ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ, 3 “ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲ ਕੇ ਭੋਜਨ ਵੀ ਕੀਤਾ।”

4 ਤਾਂ ਪਤਰਸ ਨੇ ਉਨ੍ਹਾਂ ਨੂੰ ਇਹ ਸਾਰਾ ਬਿਰਤਾਂਤ ਸੁਣਾਇਆ ਅਤੇ ਕਿਹਾ, 5 “ਜਦੋਂ ਮੈਂ ਯੱਥਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਣ ਕੀਤਾ। ਉਸ ਦਰਸ਼ਣ ਵਿੱਚ ਮੈਂ ਕੁਝ ਅਕਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸ ਦੇ ਚਾਰੇ ਪਹਿਲੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬੜੇ ਨਜ਼ਦੀਕ ਆ ਕੇ ਰੁਕ ਗਿਆ। 6 ਮੈਂ ਉਸ ਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਗਣ ਵਾਲੇ ਜੀਵ, ਅਕਾਸ਼ ਤੇ ਉਡਣ ਵਾਲੇ ਪੰਛੀ ਸਨ। 7 ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉੱਠ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰ ਕੇ ਖਾ ਲੈ।’

8 “ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸਕਦਾ, ਮੈਂ ਕਦੇ ਵੀ ਕਿਸੇ ਅਸੁੱਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’

9 “ਪਰ ਅਕਾਸ਼ ਵੱਲੋਂ ਅਵਾਜ਼ ਨੇ ਫਿਰ ਉੱਤਰ ਦਿੱਤਾ, ‘ਪਰਮੇਸੁਰ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’

10 “ਇੰਝ ਤਿੰਨ ਵਾਰ ਵਾਪਰਿਆ ਅਤੇ ਫੇਰ ਉਹ ਸਾਰੀਆਂ ਚੀਜ਼ਾਂ ਵਾਪਸ ਉੱਪਰ ਅਕਾਸ਼ ਵੱਲ ਲਿਜਾਈਆਂ ਗਈਆਂ। 11 ਉਸੇ ਵਕਤ, ਤਿੰਨ ਆਦਮੀ ਉਸ ਜਗ੍ਹਾ ਆਏ ਜਿੱਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਆ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ। 12 ਆਤਮਾ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ ਜੋ ਇੱਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੂਸ ਦੇ ਘਰ ਗਏ। 13 ਉਸ ਨੇ ਸਾਨੂੰ ਕਿਹਾ, ਉਸ ਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸ ਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਥਾ ਵਿੱਚ ਭੇਜ ਤਾਂ ਕਿ ਉਹ ਸ਼ਮਉਨ ਪਤਰਸ ਨੂੰ ਸੱਦਾ ਦੇਣ। 14 ਉਹ ਤੈਨੂੰ ਉਹ ਗੱਲਾਂ ਦੱਸੇਗਾ ਜੋ ਤੈਨੂੰ ਅਤੇ ਤੇਰੇ ਘਰ ਵਿੱਚ ਸਾਰਿਆਂ ਨੂੰ ਬਚਾ ਸਕਦੀਆਂ ਹਨ।’

15“ਜਦੋਂ ਮੈਂ ਬੋਲਣਾ ਸ਼ੁਰੂ ਕੀਤਾ, ਤਾਂ ਉਸੇ ਵੰਗ ਨਾਲ ਪਵਿੱਤਰ ਆਤਮਾ ਉਨ੍ਹਾਂ ਉਪਰ ਆਇਆ ਜਿਵੇਂ ਅਰੰਭ ਵਿੱਚ ਸਾਡੇ ਉਪਰ ਆਇਆ ਸੀ। 16ਤਦ ਮੈਨੂੰ ਪ੍ਰਭੂ ਦੇ ਬਚਨ ਚੇਤੇ ਆਏ। ਪ੍ਰਭੂ ਨੇ ਆਖਿਆ ਮੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’ 17ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸ ਨੇ ਸਾਨੂੰ ਦਿੱਤੀ ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ, ਤਾਂ ਫਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”

18ਜਦੋਂ ਯਹੂਦੀ ਨਿਰਚਾਵਾਨਾ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪਰਮੇਸ਼ੁਰ ਦੀ ਉਸਤਤ ਕਰਦੇ ਹੋਏ ਆਖਿਆ, “ਇਸ ਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸਕਣ।”

ਅੰਤਾਕਿਯਾ ਵਿੱਚ ਖੁਸ਼ਖਬਰੀ ਦਾ ਆਉਣਾ

19ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ ਨਿਰਚਾਵਾਨ ਸਤਾਉ ਤੋਂ ਡਰ ਕੇ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਰਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੇ, ਕੁਪਰਸ ਅਤੇ ਅੰਤਾਕਿਯਾ ਆਦਿ ਵਿੱਚ ਚੱਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾ ਕੇ ਖੁਸ਼ਖਬਰੀ ਸੁਣਾਈ, ਪਰ ਇਹ ਖੁਸ਼ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਸੁਣਾਈ। 20ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨੇ ਅਤੇ ਕੁਪਰਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ। 21ਪ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।

22ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ। 23-24ਬਰਨਬਾਸ ਇੱਕ ਭਲਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਰਹਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਕਰਦੇ ਵੇਖ ਕੇ ਬਹੁਤ ਖੁਸ਼ ਹੋਇਆ। ਉਸ ਨੇ ਸਾਰੇ ਨਿਰਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵੱਲ ਵਫ਼ਾਦਾਰ ਰਹਿਣ ਲਈ ਉਤਸਾਹਿਤ ਕੀਤਾ। ਇਸ ਕਰਕੇ ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ।

25ਫਿਰ ਬਰਨਬਾਸ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ। 26ਜਦੋਂ ਉਸ ਨੇ ਸੌਲੁਸ ਨੂੰ ਲੱਭ ਲਿਆ, ਉਹ ਉਸ ਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਵੇਂ ਉਥੇ ਪੂਰਾ ਸਾਲ ਰਹੇ। ਹਰ ਵਾਰ ਨਿਰਚਾਵਾਨਾਂ ਦੀ ਮੰਡਲੀ ਇਕੱਠੀ ਹੋ ਕੇ ਆਈ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿੱਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ।

27ਉਨ੍ਹਾਂ ਦਿਨੀਂ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ। 28ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉਠਿਆ ਅਤੇ ਉਨ੍ਹਾਂ ਦੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇੱਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” (ਜਦੋਂ ਕਲੋਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।)

29ਨਿਰਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਰਚਾਵਾਨਾਂ ਨੇ ਜਿੰਨੀ ਹਰ ਕਿਸੇ ਤੋਂ ਹੋ ਸਕੇ, ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ। 30ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ। ਫਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈ ਕੇ ਆਏ।

ਹੇਰੋਦੇਸ ਅਗਿੱਪਾ ਦਾ ਕਲੀਸਿਯਾ ਨੂੰ ਤਸੀਹੇ ਦੇਣਾ

12 ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ। 2ਹੇਰੋਦੇਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵੱਢ ਦੇਣ ਦਾ ਹੁਕਮ ਦਿੱਤਾ। 3ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਚੰਗਾ ਲੱਗਿਆ ਹੈ ਤਾਂ ਉਸ ਨੇ ਪਤਰਸ ਨੂੰ ਵੀ ਗਿਰਫ਼ਤਾਰ ਕਰਨ ਦਾ ਨਿਸ਼ਚਾ ਕੀਤਾ। ਇਹ ਘਟਨਾ ਯਹੂਦੀਆਂ ਦੀਆਂ ਛੁੱਟੀਆਂ ਵਿੱਚ ਪਸਾਰ ਦੇ ਤਿਉਹਾਰ ਵੇਲੇ ਹੋਈ। 4ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸ ਨੂੰ ਕੈਦ ਵਿੱਚ ਪਾ ਦਿੱਤਾ। ਉਸ ਨੇ ਸੋਲ੍ਹਾਂ ਸਿਪਾਹੀਆਂ ਨੂੰ ਉਸ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਰ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫੇਰ ਪਤਰਸ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਚਾਹੁੰਦਾ ਸੀ। 5ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਨਿਰਚਾਵਾਨ ਲਗਾਤਾਰ ਪਰਮੇਸ਼ੁਰ ਅੱਗੇ ਉਸ ਲਈ ਪ੍ਰਾਰਥਨਾ ਕਰ ਰਹੇ ਸਨ।

ਪਤਰਸ ਦਾ ਕੈਦ ਤੋਂ ਫੁਟਕਾਰਾ

6ਪਤਰਸ ਦੇ ਸਿਪਾਹੀਆਂ ਵਿਚਕਾਰ ਸੁੱਤਾ ਪਿਆ ਸੀ ਜੋ ਉਸ ਤੇ ਨਿਗਰਾਨੀ ਲਈ ਸਨ ਅਤੇ ਉਸ ਨੂੰ ਜੰਜੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਹਮਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ। 7ਅਚਾਨਕ ਕੈਦ ਵਿੱਚ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬੜੀ ਰੌਸ਼ਨੀ ਹੋਈ। ਦੂਤ ਨੇ ਉਸ ਨੂੰ ਪਾਸੇ ਤੋਂ ਫੇਰਿਆ ਅਤੇ ਉਸ ਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉੱਠ!” ਪਤਰਸ ਦੇ ਹੱਥਾਂ ਤੋਂ ਜੰਜੀਰਾਂ ਟੁੱਟ ਗਈਆਂ। 8ਦੂਤ ਨੇ ਪਤਰਸ ਨੂੰ ਕਿਹਾ, “ਆਪਣੇ ਕੱਪੜੇ ਪਹਿਨ ਅਤੇ ਆਪਣੀ ਜੁੱਤੀ ਪਾ।” ਪਤਰਸ ਨੇ ਇਵੇਂ ਹੀ ਕੀਤਾ। ਫਿਰ ਦੂਤ ਨੇ ਆਖਿਆ, “ਆਪਣਾ ਕੋਟ ਪਾ ਕੇ ਮੇਰੇ ਪਿੱਛੇ ਆ ਜਾ।”

9ਇਉਂ ਦੂਤ ਚਲਾ ਗਿਆ ਅਤੇ ਪਤਰਸ ਉਸ ਦੇ ਪਿੱਛੇ ਹੋ ਲਿਆ। ਪਰ ਪਤਰਸ ਨਹੀਂ ਜਾਣਦਾ ਸੀ ਕਿ ਜੋ ਦੂਤ ਕਰ ਰਿਹਾ ਸੀ, ਸੱਚਮੁੱਚ ਵਾਪਰ ਰਿਹਾ ਸੀ। ਉਸ ਨੇ ਸੋਚਿਆ ਕਿ ਸ਼ਾਇਦ ਉਹ ਇੱਕ ਦਰਸ਼ਣ ਦੇਖ ਰਿਹਾ ਹੈ। 10ਤਦ ਉਹ ਦੋਵੇਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ ਜਿਹੜਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁੱਲ੍ਹ ਗਿਆ ਉਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੋਂ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫਿਰ ਅਲੋਪ ਹੋ ਗਿਆ।

11ਤਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸ ਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਅਸਲ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸ ਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ

ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।”

12ਜਦੋਂ ਪਤਰਸ ਨੇ ਇਹ ਮਹਿਸੂਸ ਕੀਤਾ, ਉਹ ਮਿਹਜ਼ਮ ਦੇ ਘਰ ਨੂੰ ਆਇਆ। ਉਹ ਯੂਰੰਨਾ ਦੀ ਮਾਤਾ ਸੀ। ਯੂਰੰਨਾ ਮਰਕੁਸ ਕਰਕੇ ਵੀ ਜਾਣਿਆ ਜਾਂਦਾ ਸੀ। ਉਥੇ ਬਹੁਤ ਸਾਰੇ ਲੋਕ ਇਕੱਠੇ ਸਨ ਅਤੇ ਉਹ ਪ੍ਰਾਰਥਨਾ ਕਰ ਰਹੇ ਸਨ। **13**ਪਤਰਸ ਨੇ ਬਾਹਰ ਵਾਲੇ ਦਰਵਾਜ਼ੇ ਤੇ ਦਸਤਕ ਕੀਤੀ ਤਾਂ ਜਵਾਬ ਵਿੱਚ ਇੱਕ ਰੋੜੇ ਨਾਂ ਦੀ ਨੌਕਰਾਨੀ ਜਵਾਬ ਦੇਣ ਲਈ ਬਾਹਰ ਆਈ। **14**ਉਸ ਨੇ ਪਤਰਸ ਦੀ ਅਵਾਜ਼ ਨੂੰ ਪਛਾਣ ਲਿਆ ਅਤੇ ਉਹ ਬੜੀ ਖੁਸ਼ ਹੋਈ। ਉਹ ਇੰਨੀ ਖੁਸ਼ ਹੋਈ ਕਿ ਮਾਰੇ ਖੁਸ਼ੀ ਦੇ ਉਹ ਉਸ ਲਈ ਦਰਵਾਜ਼ਾ ਖੋਲ੍ਹਣ ਵੀ ਭੁੱਲ ਗਈ ਅਤੇ ਨੌਸਦੀ ਹੋਈ ਉਸ ਸਮੂਹ ਨੂੰ ਪਤਰਸ ਦੇ ਆਮਦ ਦੀ ਖਬਰ ਦੱਸਣ ਚਲੀ ਗਈ ਕਿ, “ਬਾਹਰ ਬੂਰੇ ਤੇ ਪਤਰਸ ਖੜ੍ਹਾ ਹੈ।” **15**ਨਿਰਚਾਵਾਨਾਂ ਨੇ ਰੋੜੇ ਨੂੰ ਕਿਹਾ, “ਤੂੰ ਕਮਲੀ ਹੈ।” ਪਰ ਉਹ ਬਾਹਰ-ਬਾਹਰ ਕਹਿੰਦੀ ਰਹੀ ਕਿ ਨਹੀਂ ਇਹ ਸੱਚ ਹੈ ਤਾਂ ਉਨ੍ਹਾਂ ਸੋਚਿਆ, “ਉਹ ਪਤਰਸ ਦਾ ਦੂਤ ਹੋਣਾ ਹੈ।”

16ਪਤਰਸ ਲਗਾਤਾਰ ਬੁਰਾ ਖੜਕਾਉਂਦਾ ਰਿਹਾ। ਜਦੋਂ ਨਿਰਚਾਵਾਨਾਂ ਨੇ ਬੁਰਾ ਖੋਲ੍ਹਿਆ ਤਾਂ ਉਹ ਪਤਰਸ ਨੂੰ ਵੇਖ ਕੇ ਹੈਰਾਨ ਰਹਿ ਗਏ। **17**ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸ ਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਦੀ ਮਦਦ ਕੀਤੀ। ਉਸ ਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸ ਤੋਂ ਬਾਅਦ ਪਤਰਸ ਹੋਰ ਥਾਂ ਚਲਿਆ ਗਿਆ। **18**ਅਗਲੀ ਸਵੇਰ ਸਿਪਾਰੀ ਬਹੁਤ ਪਰੇਸ਼ਨ ਹੋ ਗਏ। ਉਹ ਹੈਰਾਨ ਸਨ ਕਿ ਪਤਰਸ ਦਾ ਕੀ ਬਣਿਆ। **19**ਹੋਰੋਦੇਸ ਨੇ ਪਤਰਸ ਨੂੰ ਸਭ ਥਾਈਂ ਭਾਲਿਆ ਪਰ ਉਸ ਨੂੰ ਕਿਤੇ ਨਾ ਮਿਲਿਆ। ਇਸ ਲਈ ਉਸ ਨੇ ਪਹਿਰੇਦਾਰਾਂ ਨੂੰ ਸਵਾਲ ਕੀਤੇ। ਫਿਰ ਉਸ ਨੇ ਹੁਕਮ ਦਿੱਤਾ ਕਿ ਉਹ ਮਾਰ ਦਿੱਤੇ ਜਾਣ।

ਹੋਰੋਦੇਸ ਅਗਿੱਧਾ ਦੀ ਮੌਤ

ਇਸ ਤੋਂ ਬਾਅਦ ਹੋਰੋਦੇਸ ਯਹੂਦਿਯਾ ਤੋਂ ਕੈਸਰਿਯਾ ਨੂੰ ਗਿਆ ਅਤੇ ਉੱਥੇ ਕੁਝ ਸਮੇਂ ਲਈ ਜਾ ਠਹਿਰਿਆ। **20**ਹੋਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬੜਾ ਨਾਰਾਜ਼ ਸੀ। ਉਹ ਸਾਰੇ ਲੋਕ ਇਕੱਠੇ ਹੋ ਕੇ ਹੋਰੋਦੇਸ ਕੋਲ ਆਏ। ਉਹ ਬਲਾਮਤੁਸ ਦੀ ਜਿਹੜਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੋਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੋਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ।

21ਹੋਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬੜੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸਣ ਦਿੱਤਾ। **22**ਲੋਕ ਉੱਚੀ ਅਵਾਜ਼ ਵਿੱਚ ਆਖਣ ਲੱਗੇ, “ਇਹ ਤਾਂ ਕਿਸੇ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ।” **23**ਹੋਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈ ਕੇ ਮਰਿਆ।

24ਪਰਮੇਸ਼ੁਰ ਦਾ ਸੰਦੇਸ਼ ਦਿਨੋ-ਦਿਨ ਲੋਕਾਂ ਵਿੱਚ ਵਧ ਰਿਹਾ ਸੀ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ ਇਸ ਲਈ ਨਿਰਚਾਵਾਨਾਂ ਦਾ ਸਮੂਹ ਦਿਨੋ-ਦਿਨ ਵਧਦਾ ਜਾ ਰਿਹਾ ਸੀ।

25ਜਦੋਂ ਬਰਨਬਾਸ ਅਤੇ ਸੌਲੁਸ ਨੇ ਆਪਣਾ ਕਾਰਜ ਯਹੂਸ਼ਲਮ ਵਿੱਚ ਪੂਰਾ ਕਰ ਲਿਆ ਤਾਂ ਉਹ ਯੂਰੰਨਾ ਨੂੰ ਜਿਹੜਾ ਮਰਕੁਸ ਕਰਕੇ ਵੀ ਸੱਦੀਦਾ ਹੈ ਆਪਣੇ ਨਾਲ ਲੈ ਕੇ ਅੰਤਾਕਿਯਾ ਨੂੰ ਮੁੜੇ।

ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ

13 ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੁਰੈਨੋ ਦੇ ਸ਼ਹਿਰ ਤੋਂ ਲੂਕਿਯਸ, ਮਨਏਨ ਜੋ ਕਿ ਹੋਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ। **2**ਇਹ ਸਾਰੇ ਪ੍ਰਭੂ ਦੀ ਉਸਤਤ ਕਰਦੇ ਅਤੇ ਵਰਤ ਰੱਖਦੇ ਸਨ। ਤਦ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।” **3**ਤਦ ਉਨ੍ਹਾਂ ਨੇ ਵਰਤ ਰੱਖ ਕੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।

ਬਰਨਬਾਸ ਅਤੇ ਸੌਲੁਸ ਕੁਪਰੁਸ ਵਿੱਚ

4ਦੇਵੇਂ ਜਦੋਂ ਪਵਿੱਤਰ ਆਤਮਾ ਦੁਆਰਾ ਸਿਲੁਕਿਯਾ ਨੂੰ ਭੇਜੇ ਗਏ ਸਨ। ਅਤੇ ਉੱਥੇ ਜਹਾਜ਼ ਰਾਹੀਂ ਕੁਪਰੁਸ ਦੇ ਦੀਪ ਨੂੰ ਗਏ। **5**ਜਦੋਂ ਬਰਨਬਾਸ ਅਤੇ ਸੌਲੁਸ ਸਲਾਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਯਹੂਦੀ ਮੰਦਰਾਂ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਰੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ। **6**ਉਹ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫੁਸ ਪਹੁੰਚੇ। ਪਾਫੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸ ਦਾ ਨਾਂ ਸੀ ਬਰਯੋਸੁਸ। ਉਹ ਝੂਠਾ ਨਬੀ ਸੀ। **7**ਬਰਯੋਸੁਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ, ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ। **8**ਪਰ ਇਲਾਮਾਸ ਜਾਦੂਗਰ (ਇਲਾਮਾਸ ਬਰਯੋਸੁਸ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਾਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। **9**ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਾਮਾਸ ਵੱਲ ਵੇਖਿਆ, **10**ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਾਮਾਸ, ਹਰ ਠੀਕ ਵਸਤ ਦਾ ਦੁਸ਼ਮਣ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।” **11**ਹੁਣ ਪ੍ਰਭੂ ਤੈਨੂੰ ਫੁਰੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸਕੇਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿੱਸੇਗੀ।”

ਫਿਰ ਇਲਾਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫੜ ਕੇ ਉਸ ਦੀ ਅਗਵਾਈ ਕਰੇ। **12**ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੋਂ ਹੈਰਾਨ ਹੋਇਆ ਅਤੇ ਵਿਸ਼ਵਾਸ ਕੀਤਾ।

ਪੌਲੁਸ ਅਤੇ ਬਰਨਬਾਸ ਨੇ ਕੁਪਰੁਸ ਛੱਡਿਆ

13ਪੌਲੁਸ ਅਤੇ ਉਸ ਨਾਲ ਜਿਹੜੇ ਹੋਰ ਲੋਕ ਸਨ ਪਾਫੁਸ ਤੋਂ ਜਹਾਜ਼ ਵਿੱਚ ਚੜ੍ਹ ਕੇ ਪਮਫੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ



ਅਤੇ ਯੂਹੰਨਾ ਉਨ੍ਹਾਂ ਤੋਂ ਵਧ ਹੋ ਕੇ ਯਰੂਸ਼ਲਮ ਨੂੰ ਮੁੜ ਗਿਆ। 14 ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਆ ਦੇ ਨੇੜੇ ਅੰਤਾਕਿਆ ਨੂੰ ਗਏ।

ਅੰਤਾਕਿਆ ਵਿੱਚ ਸਬਤ ਦੇ ਦਿਨ ਉਹ ਯਹੂਦੀ ਮੰਦਰ ਸਥਾਨ ਤੇ ਗਏ ਅਤੇ ਉੱਥੇ ਜਾ ਕੇ ਬੈਠ ਗਏ। 15 ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉੱਥੇ ਪੜ੍ਹੀਆਂ ਗਈਆਂ। ਉਸ ਤੋਂ ਬਾਅਦ ਯਹੂਦੀ ਮੰਦਰ ਦੇ ਆਗੂਆਂ ਨੇ ਪੌਲਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੇ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਸੁਣਾਓ।”

16 ਤਦ ਪੌਲਸ ਉੱਠ ਖੜ੍ਹਾ ਹੋਇਆ, ਉਸ ਨੇ ਆਪਣਾ ਹੱਥ ਉੱਪਰ ਚੁੱਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੇ ਅਤੇ ਹੋਰ ਦੂਜੇ ਲੋਕੇ ਜੋ ਪਰਮੇਸੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ। 17 ਇਸਰਾਏਲੀਆਂ ਦੇ ਪਰਮੇਸੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਵੱਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ 18 ਤੇ ਉਜ਼ਾੜ ਦੇ ਚਾਲ੍ਹੀ ਵਰ੍ਹੇ ਪਰਮੇਸੁਰ ਨੇ ਉਨ੍ਹਾਂ ਨਾਲ ਬੜਾ ਧੀਰਜ ਵਰਤਿਆ। 19 ਪਰਮੇਸੁਰ ਨੇ ਕਾਨਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸ ਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀ 20 ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ।

“ਇਸ ਤੋਂ ਬਾਅਦ ਉਸ ਨੇ ਸਮੂਦੇਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ। 21 ਇਸ ਤੋਂ ਮਗਰੋਂ ਲੋਕਾਂ ਨੇ ਪਾਤਸ਼ਾਹ ਮੰਗਿਆ। ਪਰਮੇਸੁਰ ਨੇ ਉਨ੍ਹਾਂ ਨੂੰ ਕੀਸ ਦਾ ਪੁੱਤਰ ਸ਼ਾਊਲ ਦਿੱਤਾ। ਸ਼ਾਊਲ ਬਿਨਯਾਮੀਨ ਦੀ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ। 22 ਪਰਮੇਸੁਰ ਨੇ ਸ਼ਾਊਲ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ। ਪਰਮੇਸੁਰ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ਦਾਊਦ ਮੈਂ ਉਸ ਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸ ਤੋਂ ਕਹਾਉਣਾ ਚਾਹੁੰਦਾ ਹਾਂ।’

23 “ਪਰਮੇਸੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਕੋਲ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ। 24 ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸ ਨੇ ਲੋਕਾਂ ਨੂੰ ਤੋਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ। 25 ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸ ਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’

26 “ਮੇਰੇ ਭਰਾਵੇ। ਅਬਰਾਹਾਮ ਦੀ ਅੰਸ਼ ਦੇ ਪੁੱਤਰੇ ਅਤੇ ਗੈਰ ਕੌਮਾਂ ਦੇ ਲੋਕੇ, ਤੁਹਾਡੇ ਵਿੱਚੋਂ, ਜਿਹੜੇ ਪਰਮੇਸੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ। 27 ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ। 28 ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਸੀ ਲੱਭਿਆ ਤਾਂ ਵੀ ਉਨ੍ਹਾਂ ਨੇ ਪਿਲਾਤਸ ਦੇ ਅੱਗੇ ਅਰਜ਼ ਕੀਤੀ ਕਿ ਉਸ ਨੂੰ ਜਾਨ ਮਾਰ ਦਿੱਤਾ ਜਾਵੇ।

29 “ਜੇ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਬੁਰਾ ਯਿਸੂ ਨਾਲ ਕੀਤਾ। ਉਸ ਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸ ਨੂੰ ਕਬਰ ਵਿੱਚ ਦਫ਼ਨਾ ਦਿੱਤਾ। 30 ਪਰ ਪਰਮੇਸੁਰ ਨੇ ਫਿਰ ਉਸ ਨੂੰ ਮੁਰਦੇ ਤੋਂ ਜਿਵਾਲਿਆ। 31 ਇਸ ਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਗਵਾਹੀ ਦੇ ਰਹੇ ਹਨ।

32 “ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ। 33 ਅਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸੁਰ ਨੇ ਹੁਣ ਯਿਸੂ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕਰਕੇ ਸਾਡੇ ਲਈ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ:

‘ਤੂੰ ਮੇਰਾ ਪੁੱਤਰ ਹੈਂ, ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’

ਜ਼ਬੂਰ 2:7

34 ਪਰਮੇਸੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਜਿਵਾਲਿਆ। ਉਹ ਕਦੇ ਵੀ ਸੜਨ ਲਈ ਕਬਰ ਵੱਲ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸੁਰ ਨੇ ਕਿਹਾ,

‘ਜੇ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਬਚਨ ਦਿੱਤੇ, ਉਹ ਤੁਹਾਨੂੰ ਦਿਆਂਗਾ।’

ਯਸਾਯਾਹ 55:3

35 ਪਰ ਦੂਜੀ ਜਗ੍ਹਾ ਇਹ ਆਖਦਾ ਹੈ,

‘ਤੂੰ ਆਪਣੇ ਪਵਿੱਤਰ ਪੁਰਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’

ਜ਼ਬੂਰ 16:10

36 “ਦਾਊਦ ਨੇ ਆਪਣੇ ਸਮੇਂ ਵਿੱਚ ਪਰਮੇਸੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ ਅਤੇ ਉਸ ਦਾ ਸਰੀਰ ਕਬਰ ਵਿੱਚ ਸੜ ਗਿਆ। 37 ਪਰ ਉਹ ਇੱਕ, ਜਿਸ ਨੂੰ ਪਰਮੇਸੁਰ ਨੇ ਜੀਵਨ ਵੱਲ ਉਠਾਇਆ, ਕਬਰ ਵਿੱਚ ਨਹੀਂ ਸੜਿਆ। 38-39 ਹੇ ਭਰਾਵੇ, ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸ ਦਾ ਮਤਲਬ ਹੈ ਆਪਣੇ ਪਾਪਾਂ ਦੀ ਮਾਫ਼ੀ ਤੁਸੀਂ ਉਸ ਰਾਹੀਂ ਪਾ ਸਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮਾਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸ ਤੋਂ ਮੁਸਾ ਦੀ ਸ਼ਰਾ ਤੁਹਾਨੂੰ ਮੁਕਤ ਨਹੀਂ ਕਰ ਸਕਦੀ। 40 ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।

41 ‘ਨਿੱਦਕੇ ਸੁਣੋ, ਅਚਰਜ ਮੰਨੋ ਅਤੇ ਦਫ਼ਾ ਹੋ ਜਾਓ। ਕਿਉਂਕਿ ਤੁਹਾਡੇ ਸਮੇਂ ਵਿੱਚ ਮੈਂ ਕੁਝ ਅਜਿਹਾ ਕਰਾਂਗਾ ਜਿਸ ਤੇ ਤੁਸੀਂ ਕਦੇ ਵੀ ਵਿਸ਼ਵਾਸ ਨਹੀਂ ਕਰੋਗੇ, ਭਾਵੇਂ ਕੋਈ ਤੁਹਾਨੂੰ ਇਹ ਦੱਸੇ।’”

ਹਬਕੂਕ 1:5

42 ਜਦੋਂ ਪੌਲਸ ਅਤੇ ਬਰਨਬਾਸ ਯਹੂਦੀ ਮੰਦਰ ਵਿੱਚੋਂ ਜਾ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜ਼ੋਈ ਕੀਤੀ।

43 ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉੱਥੇ ਉਨ੍ਹਾਂ ਦਾ

ਸਾਥ ਕੀਤਾ। ਉਨ੍ਹਾਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸੁਰ ਨੂੰ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸੁਰ ਦੀ ਕਿਰਪਾ ਵਿੱਚ ਬਣੋ ਰਹੋ।

44 ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕੱਠੇ ਹੋਏ। **45** ਯਹੂਦੀਆਂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਹ ਝਿੰਕਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ। **46** ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁੱਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਣਨ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਪਰਾਈਆਂ ਕੌਮਾਂ ਵੱਲ ਨੂੰ ਮੁੜਦੇ ਹਾਂ। **47** ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ:

‘ਮੈਂ ਤੁਹਾਨੂੰ ਪਰਾਈਆਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਿਖਾ ਸਕੋ।’”

ਯਸਾਯਾਹ 49:6

48 ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹੜੇ ਸਦੀਪਕ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।

49 ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ। **50** ਪਰ ਯਹੂਦੀਆਂ ਨੇ ਕੁਝ ਮਹੱਤਵਪੂਰਣ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ। **51** ਪਰ ਉਹ ਦੋਵੇਂ ਆਪਣੇ ਪੈਰਾਂ ਦੀ ਧੂੜ ਝਾੜਦੇ ਹੋਏ ਇਕੋਨਿਯੂਮ ਵਿੱਚ ਮੁੜ ਆਏ। **52** ਪਰ ਅੰਤਾਕਿਆ ਵਿੱਚ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।

ਪੌਲੁਸ ਅਤੇ ਬਰਨਬਾਸ ਇਕੋਨਿਯੂਮ ਵਿੱਚ

14 ਪੌਲੁਸ ਅਤੇ ਬਰਨਬਾਸ ਤਦ ਇਕੋਨਿਯੂਮ ਸ਼ਹਿਰ ਵਿੱਚ ਪਹੁੰਚੇ। ਉੱਥੇ ਉਹ ਯਹੂਦੀਆਂ ਦੇ ਮੰਦਰ ਵਿੱਚ ਪਹੁੰਚੇ ਉਹ ਹਰ ਸ਼ਹਿਰ ਵਿੱਚ ਜਾ ਕੇ ਇਵੇਂ ਹੀ ਕਰਦੇ ਸਨ। ਉਨ੍ਹਾਂ ਨੇ ਇੰਨਾ ਵਧੀਆ ਬਚਨ ਕੀਤਾ ਕਿ ਯਹੂਦੀਆਂ ਅਤੇ ਯੂਨਾਨੀਆਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ। **2** ਪਰ ਕੁਝ ਯਹੂਦੀਆਂ ਨੇ ਵਿਸ਼ਵਾਸ ਨਾ ਕੀਤਾ ਅਤੇ ਇਨ੍ਹਾਂ ਲੋਕਾਂ ਨੇ ਗੈਰ-ਯਹੂਦੀਆਂ ਨੂੰ ਭੜਕਾਇਆ ਅਤੇ ਨਿਰਚਾਵਾਨਾਂ ਬਾਰੇ ਉਨ੍ਹਾਂ ਦੇ ਮਨਾਂ ਵਿੱਚ ਜ਼ਹਿਰ ਭਰ ਦਿੱਤਾ।

3 ਇਸ ਦੇ ਬਾਵਜੂਦ ਪੌਲੁਸ ਅਤੇ ਬਰਨਬਾਸ ਬਹੁਤ ਦਿਨ ਲਈ ਇਕੋਨਿਯੂਮ ਵਿੱਚ ਰੁਕੇ ਅਤੇ ਨਿਰਭੈ ਹੋ ਕੇ ਪ੍ਰਭੂ ਬਾਰੇ ਬੋਲੇ। ਉਨ੍ਹਾਂ ਨੇ ਲੋਕਾਂ ਨੂੰ ਪਰਮੇਸੁਰ ਦੀ ਕਿਰਪਾ ਬਾਰੇ ਪ੍ਰਚਾਰ ਕੀਤਾ। ਪ੍ਰਭੂ ਨੇ ਉਨ੍ਹਾਂ ਦੇ ਸੰਦੇਸ਼ ਨੂੰ ਕਰਾਮਾਤੀ ਨਿਸ਼ਾਨ ਅਤੇ ਅਚੰਭੇ ਕਰਨ ਦੀ ਯੋਗਤਾ ਦੇ ਕੇ ਸਾਬਤ ਕੀਤਾ। **4** ਪਰ ਨਗਰ ਦੇ ਲੋਕਾਂ ਵਿੱਚ ਵੰਡ ਪੈ ਗਈ। ਕੁਝ ਲੋਕ ਯਹੂਦੀਆਂ ਨਾਲ ਸਹਿਮਤ ਹੋਣ ਲੱਗੇ ਅਤੇ ਕੁਝ ਪੌਲੁਸ ਅਤੇ ਬਰਨਬਾਸ ਨੂੰ ਮੰਨਣ ਲੱਗੇ।

5 ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ। **6** ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਨਗਰ ਛੱਡ ਦਿੱਤਾ ਅਤੇ ਲੁਕਾਉਨਿਆ ਵਿੱਚ ਲੁਸਤਾ ਅਤੇ ਦਰਬੇ ਸ਼ਹਿਰਾਂ ਵਿੱਚ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਚਲੇ ਗਏ। **7** ਉੱਥੇ ਜਾ ਕੇ ਇਹ ਖੁਸ਼ਖਬਰੀ ਬਾਰੇ ਪਰਚਾਰ ਕਰਦੇ ਰਹੇ।

ਪੌਲੁਸ-ਲੁਸਤਾ ਅਤੇ ਦਰਬੇ ਵਿੱਚ

8 ਲੁਸਤਾ ਵਿੱਚ ਇੱਕ ਆਦਮੀ ਸੀ ਜਿਸ ਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗੜਾ ਸੀ, ਉਸ ਨੇ ਕਦੇ ਚੱਲ ਕੇ ਨਹੀਂ ਸੀ ਵੇਖਿਆ। **9** ਇਹ ਆਦਮੀ ਉੱਥੇ ਬੈਠਾ ਪੌਲੁਸ ਦੇ ਬਚਨ ਸੁਣ ਰਿਹਾ ਸੀ, ਤਾਂ ਪੌਲੁਸ ਨੇ ਉਸ ਨੂੰ ਵੇਖਿਆ ਤੇ ਮਹਿਸੂਸ ਕੀਤਾ ਕਿ ਉਸ ਆਦਮੀ ਨੂੰ ਵਿਸ਼ਵਾਸ ਹੈ ਕਿ ਪਰਮੇਸੁਰ ਉਸ ਨੂੰ ਚੰਗਾ ਕਰ ਸਕਦਾ ਹੈ **10** ਇਸ ਲਈ ਪੌਲੁਸ ਉੱਚੀ ਬੋਲਿਆ, “ਆਪਣੇ ਪੈਰਾਂ ਤੇ ਖਲੋ ਜਾ!” ਉਹ ਆਦਮੀ ਉੱਥੋਂ ਕੁਦਿਆ ਅਤੇ ਉਸ ਨੇ ਆਸ-ਪਾਸ ਚੱਲਣਾ ਸ਼ੁਰੂ ਕਰ ਦਿੱਤਾ।

11 ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਨਿਆ ਦੀ ਆਪਣੀ ਭਾਸ਼ਾ ਵਿੱਚ ਚਿਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰ ਕੇ ਸਾਡੇ ਕੋਲ ਆਏ ਹਨ।” **12** ਲੋਕਾਂ ਨੇ ਬਰਨਬਾਸ ਨੂੰ “ਦਿਆੱਸ” ਅਤੇ ਪੌਲੁਸ ਨੂੰ “ਰਰਮੇਸ”^a ਠਾਉਂ ਨਾਲ ਬੁਲਾਉਣਾ ਸ਼ੁਰੂ ਕੀਤਾ ਇਸ ਲਈ ਕਿਉਂਕਿ ਇਹ ਬਚਨ ਕਰਨ ਵਿੱਚ ਆਗੂ ਸੀ। **13** ਦਿਆੱਸ^b ਦਾ ਮੰਦਰ ਸ਼ਹਿਰ ਦੇ ਕੋਲ ਹੀ ਸੀ। ਇਸ ਮੰਦਰ ਦਾ ਜਾਜਕ ਕੁਝ ਬਲਦ ਅਤੇ ਫੁੱਲ ਸ਼ਹਿਰ ਦੇ ਫਾਟਕਾਂ ਤੇ ਲਿਆਇਆ। ਉਹ ਲੋਕ ਪੌਲੁਸ ਅਤੇ ਬਰਨਬਾਸ ਨੂੰ ਬਲੀਆਂ ਦੇਣਾ ਚਾਹੁੰਦੇ ਸਨ।

14 ਪਰ ਜਦੋਂ ਪੌਲੁਸ ਅਤੇ ਬਰਨਬਾਸ ਰਸੂਲਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਆਪਣੇ ਵਸਤਰ ਪਾੜੇ ਅਤੇ ਲੋਕਾਂ ਵਿੱਚ ਬਾਹਰ ਨੂੰ ਦੌੜ ਪਏ ਅਤੇ ਉੱਚੀ-ਉੱਚੀ ਚਿਲਾਉਣ ਲੱਗ ਪਏ, **15** “ਹੇ ਪੁਰਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇੱਥੇ ਤੁਹਾਨੂੰ ਖੁਸ਼ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜੀਉਂਦੇ ਸੱਚੇ ਪਰਮੇਸੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸ ਨੇ ਅਕਾਸ਼ ਸਿਰਜਿਆ ਹੈ। ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਨੂੰ ਸਿਰਜਿਆ ਹੈ।

16 “ਪਿੱਛਲੇ ਸਮਿਆਂ ਵਿੱਚ ਪਰਮੇਸੁਰ ਨੇ ਕੌਮਾਂ ਨੂੰ ਉਹ ਕਰਨ ਦਿੱਤਾ ਜੋ ਉਨ੍ਹਾਂ ਨੇ ਚਾਹਾ। **17** ਪਰ ਪਰਮੇਸੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਵਰਖਾ ਕੀਤੀ ਅਤੇ ਸਹੀ ਵਕਤ ਤੇ ਫਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”

18 ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਇਹ ਗੱਲਾਂ ਕਹੀਆਂ, ਪਰ ਉਹ ਬੜੀ ਮੁਸ਼ਕਿਲ ਨਾਲ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਲਈ ਬਲੀਆਂ ਦੇਣ ਤੋਂ ਰੋਕ ਸਕੇ।

^a 14:12 ਰਰਮੇਸ ਇੱਕ ਹੋਰ ਯੂਨਾਨੀ ਦੇਵਤਾ। ਯੂਨਾਨੀ ਇਸ ਨੂੰ ਪ੍ਰਭੂ ਦਾ ਸੰਦੇਸ਼ ਆਖਦੇ ਸਨ।

^b 14:13 ਦਿਆੱਸ ਯੂਨਾਨੀ ਦੇਵਤਿਆਂ ਵਿੱਚੋਂ ਪ੍ਰਮੁੱਖ ਦੇਵਤਾ।

19 ਫਿਰ ਕੁਝ ਯਹੂਦੀ ਅੰਤਾਕਿਯਾ ਅਤੇ ਇੱਕੋਨਿਯੂਮ ਤੋਂ ਆਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲਸ ਤੇ ਪਥਰਾਓ ਕੀਤਾ ਅਤੇ ਇਹ ਸੋਚ ਕੇ ਯੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ ਕਿ ਉਹ ਮਰ ਗਿਆ ਸੀ। **20** ਯਿਸੂ ਦੇ ਚੇਲੇ ਪੌਲਸ ਦੇ ਆਸ-ਪਾਸ ਇੱਕਤਰ ਹੋਏ। ਉਹ ਉੱਠਿਆ ਅਤੇ ਨਗਰ ਵਿੱਚ ਵਾਪਸ ਚਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਵਿੱਚ ਚੱਲੇ ਗਏ।

ਅੰਤਾਕਿਯਾ ਵਿੱਚ ਪਰਤਣਾ

21 ਪੌਲਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇੱਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਵੇਂ ਲੁਸਤਾ, ਇੱਕੋਨਿਯੂਮ ਅਤੇ ਅੰਤਾਕਿਯਾ ਨੂੰ ਮੁੜੇ। **22** ਇਨ੍ਹਾਂ ਸ਼ਹਿਰਾਂ ਵਿੱਚ ਪੌਲਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਬਣੇ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।” **23** ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਉਨ੍ਹਾਂ ਨੇ ਵਰਤ ਅਤੇ ਪਾਰਥਨਾ ਨਾਲ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸ ਤੇ ਉਨ੍ਹਾਂ ਨੇ ਭਰੋਸਾ ਕੀਤਾ ਸੀ।

24 ਤਦ ਉਹ ਦੋਵੇਂ ਪਿਸਿਦਿਆ ਦੇਸ ਵਿੱਚੋਂ ਦੀ ਲੰਘੇ ਅਤੇ ਪੰਫਲਿਆ ਦੇਸ ਵਿੱਚ ਪਹੁੰਚੇ। **25** ਫਿਰ ਉਨ੍ਹਾਂ ਨੇ ਪਰਮੇਸੁਰ ਦਾ ਸੰਦੇਸ਼ ਪਰਗਾ ਵਿੱਚ ਦਿੱਤਾ ਅਤੇ ਉਸ ਤੋਂ ਬਾਅਦ ਉਹ ਅੰਤਾਕਿਯਾ ਸ਼ਹਿਰ ਵੱਲ ਗਏ। **26** ਉੱਥੋਂ ਜਹਾਜ਼ ਰਾਹੀਂ ਉਹ ਦੋਵੇਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿੱਥੇ ਨਿਰਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ।

27 ਜਦੋਂ ਉਥੇ ਦੋਵੇਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕੱਠੇ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦੱਸੀਆਂ ਜਿਹੜੀਆਂ ਪਰਮੇਸੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਰਾਕਰ ਸਕਣ।” **28** ਉਥੇ ਪੌਲਸ ਅਤੇ ਬਰਨਬਾਸ ਮਸੀਹ ਦੇ ਚੇਲਿਆਂ ਨਾਲ ਬਹੁਤ ਦਿਨ ਰਹੇ।

ਯਰੂਸ਼ਲਮ ਵਿੱਚ ਸਭਾ

15 ਕੁਝ ਲੋਕ ਯਹੂਦਿਯਾ ਤੋਂ ਅੰਤਾਕਿਯਾ ਨੂੰ ਆਏ ਅਤੇ ਗੈਰ-ਯਹੂਦੀ ਭਰਾਵਾਂ ਨੂੰ ਉਪਦੇਸ਼ ਦੇਣ ਲੱਗੇ ਕਿ, “ਜੇ ਮੂਸਾ ਦੀ ਰੀਤ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਗਈ ਤਾਂ ਤੁਸੀਂ ਬਚ ਨਹੀਂ ਸਕੋਗੇ।” **2** ਪੌਲਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿੜ੍ਹਤਾ ਨਾਲ ਬਹਿਸ ਕੀਤੀ। ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ ਯਰੂਸ਼ਲਮ ਨੂੰ ਜਾਣਗੇ।

3 ਕਲੀਸਿਯਾ ਨੇ ਇਨ੍ਹਾਂ ਆਦਮੀਆਂ ਦੀ ਉਨ੍ਹਾਂ ਦੀ ਯਾਤਰਾ ਲਈ ਮਦਦ ਕੀਤੀ। ਫੇਰ ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਰਾਹੀਂ ਯਾਤਰਾ ਕੀਤੀ। ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਲੋਕਾਂ ਨੂੰ ਦੱਸਿਆ ਕਿ

ਕਿਵੇਂ ਗੈਰ-ਯਹੂਦੀ ਲੋਕ ਸੱਚੇ ਪਰਮੇਸੁਰ ਵੱਲ ਮੁੜੇ ਹਨ। ਇਹ ਸੁਣ ਕੇ ਸਾਰੇ ਭਰਾ ਬਹੁਤ ਖੁਸ਼ ਹੋਏ। **4** ਫਿਰ ਪੌਲਸ, ਬਰਨਬਾਸ ਅਤੇ ਹੋਰ ਦੂਜੇ ਲੋਕ ਵੀ ਯਰੂਸ਼ਲਮ ਵਿੱਚ ਪਹੁੰਚੇ। ਰਸੂਲਾਂ, ਬਜ਼ੁਰਗਾਂ ਅਤੇ ਸਾਰੇ ਨਿਰਚਾਵਾਨਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਉਹ ਸਭ ਗੱਲਾਂ ਕਹੀਆਂ ਜੋ ਪਰਮੇਸੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। **5** ਯਰੂਸ਼ਲਮ ਵਿੱਚ ਕੁਝ ਨਿਰਚਾਵਾਨਾਂ ਨੇ ਜੋ ਫ਼ਰੀਸੀ ਪੰਥ ਵਿੱਚੋਂ ਸਨ ਖੜੇ ਕੇ ਕਿਹਾ, “ਗੈਰ-ਯਹੂਦੀ ਨਿਰਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰਾ ਦੀ ਪਾਲਣਾ ਕਰਨੀ ਚਾਹੀਦੀ ਹੈ।”

6 ਉਸ ਤੋਂ ਬਾਅਦ ਰਸੂਲ ਅਤੇ ਬਜ਼ੁਰਗ ਇਸ ਸਮੱਸਿਆ ਬਾਰੇ ਸੋਚਣ ਲਈ ਇੱਕਤਰ ਹੋਏ। **7** ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫਿਰ ਪਤਰਸ ਵਿੱਚੋਂ ਉੱਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੇ, ਤੁਹਾਨੂੰ ਮੁੱਢ ਤੋਂ ਹੀ ਪਤਾ ਹੈ ਪਰਮੇਸੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ਖਬਰੀ ਨੂੰ ਸੁਣ ਸਕਣ ਅਤੇ ਨਿਰਚਾ ਕਰਨ। **8** ਪਰਮੇਸੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ। ਪਰਮੇਸੁਰ ਨੇ ਜਿਵੇਂ ਸਾਨੂੰ ਪਵਿੱਤਰ ਆਤਮਾ ਦਿੱਤਾ ਸੀ ਤਿਵੇਂ ਹੀ ਉਨ੍ਹਾਂ ਨੂੰ ਵੀ ਦੇ ਕੇ ਸਾਨੂੰ ਇਹ ਸਾਬਤ ਕੀਤਾ ਕਿ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ ਹੈ। **9** ਪਰਮੇਸੁਰ ਲਈ ਉਨ੍ਹਾਂ ਲੋਕਾਂ ਅਤੇ ਸਾਡੇ ਵਿੱਚ ਕੋਈ ਫ਼ਰਕ ਨਹੀਂ। ਜਦੋਂ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਤਾਂ ਪਰਮੇਸੁਰ ਨੇ ਉਨ੍ਹਾਂ ਦੇ ਮਨ ਸੁੱਧ ਕਰ ਦਿੱਤੇ। **10** ਫੇਰ ਤੁਸੀਂ ਉਨ੍ਹਾਂ ਦੀਆਂ ਧੌਣਾਂ ਤੇ ਭਾਰੀ ਬੋਝ ਕਿਉਂ ਪਾ ਰਹੇ ਹੋ। ਕੀ ਤੁਸੀਂ ਪਰਮੇਸੁਰ ਨੂੰ ਕੋਧਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਅਸੀਂ ਅਤੇ ਸਾਡੇ ਪਿਉ-ਦਾਦੇ ਇੰਨੇ ਸਮਰਥ ਨਹੀਂ ਸੀ ਕਿ ਇਹ ਬੋਝ ਢੇ ਸਕਦੇ। **11** ਨਹੀਂ। ਸਾਨੂੰ ਵਿਸ਼ਵਾਸ ਹੈ ਕਿ ਅਸੀਂ ਅਤੇ ਇਹ ਲੋਕ ਪ੍ਰਭੂ ਯਿਸੂ ਦੀ ਕਿਰਪਾ ਰਾਹੀਂ ਬਚਾਏ ਜਾਵਾਂਗੇ।”

12 ਤਦ ਸਾਰੀ ਮੰਡਲੀ ਚੁੱਪ ਹੋ ਗਈ। ਉਨ੍ਹਾਂ ਨੇ ਪੌਲਸ ਅਤੇ ਬਰਨਬਾਸ ਨੂੰ ਚਮਤਕਾਰੀ ਨਿਸ਼ਾਨਾਂ ਬਾਰੇ ਬੋਲਦਿਆਂ ਸੁਣਿਆ ਅਤੇ ਉਨ੍ਹਾਂ ਅਚੰਭਿਆਂ ਨੂੰ ਜੋ ਪਰਮੇਸੁਰ ਨੇ ਉਨ੍ਹਾਂ ਰਾਹੀਂ ਗੈਰ-ਯਹੂਦੀਆਂ ਵਿੱਚ ਕੀਤੇ ਸਨ। **13** ਜਦੋਂ ਪੌਲਸ ਅਤੇ ਬਰਨਬਾਸ ਬੋਲ ਰਹੇ ਤਾਂ ਯਾਕੂਬ ਅੱਗੋਂ ਕਹਿਣ ਲੱਗਾ, “ਮੇਰੇ ਭਰਾਵੇ, ਮੇਰੀ ਗੱਲ ਸੁਣੋ। **14** ਸ਼ਾਮਲੂਨ ਨੇ ਸਾਨੂੰ ਦੱਸਿਆ ਹੈ ਕਿਵੇਂ ਪਰਮੇਸੁਰ ਨੇ ਗੈਰ-ਯਹੂਦੀਆਂ ਨੂੰ ਪ੍ਰਵਾਨ ਕਰਕੇ ਅਤੇ ਉਨ੍ਹਾਂ ਨੂੰ ਆਪਣੇ ਲੋਕ ਬਣਾ ਕੇ ਆਪਣਾ ਪਿਆਰ ਦਰਸਾਇਆ। **15** ਨਬੀਆਂ ਦੇ ਬਚਨ ਵੀ ਇਸ ਗੱਲ ਨੂੰ ਮੰਨਦੇ ਹਨ ਕਿ:

16 ਇਸ ਤੋਂ ਬਾਅਦ ਮੈਂ ਮੁੜ ਆਵਾਂਗਾ ਅਤੇ ਫੇਰ ਦਾਉਦ ਦੇ ਡਿੱਗੇ-ਢੱਠੇ ਘਰ ਨੂੰ ਉਸਾਰਾਂਗਾ। ਮੈਂ ਉਸ ਦੇ ਘਰ ਦੇ ਮਲ੍ਹੂਬੇ ਨੂੰ ਮੁੜ ਨੂੰ ਉਸਾਰਾਂਗਾ। ਮੈਂ ਮੁੜ ਉਸ ਦਾ ਘਰ ਨਵਾਂ ਬਣਵਾਂਗਾ।

17 ਫਿਰ ਹੋਰ ਸਾਰੇ ਲੋਕਾਂ ਪ੍ਰਭੂ ਪਰਮੇਸੁਰ ਵੱਲ ਵੇਖਣਗੇ। ਹੋਰਨਾਂ ਪਰਾਈਆਂ ਕੌਮਾਂ ਦੇ ਲੋਕ ਵੀ ਮੇਰੇ ਨਾਲ ਸੰਬੰਧਤ ਹਨ। ਪ੍ਰਭੂ ਜੋ ਇਹ ਸਭ ਗੱਲਾਂ ਕਰਦਾ ਹੈ, ਇਹ ਆਖਦਾ ਹੈ।’

ਆਮੋਸ 9:11-12

18 ਇਹ ਸਭ ਗੱਲਾਂ ਮੁੱਢ ਤੋਂ ਹੀ ਜਾਈਆਂ ਹੋਈਆਂ ਹਨ।’

19 ਇਸ ਲਈ, ਮੇਰਾ ਖਿਆਲ ਹੈ ਕਿ ਸਾਨੂੰ ਗੈਰ-ਯਹੂਦੀ ਭਰਾਵਾਂ ਨੂੰ ਜੋ ਪਰਮੇਸੁਰ ਵੱਲ ਮੁੜੇ ਹਨ ਅੱਖਿਆਂ ਨਹੀਂ ਕਰਨਾ ਚਾਹੀਦਾ।

ਰਸੂਲਾਂ ਦੇ ਕਰਤੱਬ

20 ਸਗੋਂ ਸਾਨੂੰ ਉਨ੍ਹਾਂ ਦੇ ਨਾਂ ਇੱਕ ਪੱਤਰ ਲਿਖਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ:

ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, (ਇਹ ਭੋਜਨ ਨੂੰ ਅਸ਼ੁੱਧ ਕਰਦਾ ਹੈ।) ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਲਗੂ ਨਾ ਖਾਓ। ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।

21 ਉਨ੍ਹਾਂ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ, ਕਿਉਂਕਿ ਹਰ ਸ਼ਹਿਰ ਵਿੱਚ ਕੁਝ ਯਹੂਦੀ ਹਨ ਜਿਹੜੇ ਮੂਸਾ ਦੀ ਸ਼ਰਾ ਦਾ ਪ੍ਰਚਾਰ ਕਰਦੇ ਹਨ। ਮੂਸਾ ਦੀ ਸ਼ਰਾ ਹਰ ਸਬਤ ਦੇ ਦਿਨ ਯਹੂਦੀ ਮੰਦਰਾਂ ਵਿੱਚ ਬਹੁਤ ਵਰ੍ਹਿਆਂ ਤੋਂ ਪੜ੍ਹੀ ਜਾਂਦੀ ਹੈ।”

ਗੈਰ-ਯਹੂਦੀ ਨਿਰਚਾਵਾਨਾਂ ਨੂੰ ਚਿੱਠੀ

22 ਤਦ ਰਸੂਲਾਂ, ਬਜ਼ੁਰਗਾਂ ਅਤੇ ਕਲੀਸਿਯਾ ਦੇ ਨਿਰਚਾਵਾਨਾਂ ਨੇ ਨਿਸ਼ਚਾ ਕੀਤਾ ਕਿ ਉਨ੍ਹਾਂ ਨੂੰ ਪੌਲੁਸ ਤੇ ਬਰਨਬਾਸ ਨਾਲ ਅੰਤਾਕਿਯਾ ਨੂੰ ਕੁਝ ਆਦਮੀਆਂ ਨੂੰ ਭੇਜਣਾ ਚਾਹੀਦਾ ਹੈ। ਉਸ ਸਮੂਹ ਨੇ ਆਪਣੇ ਖੁਦ ਦੀ ਮੰਡਲੀ ਵਿੱਚੋਂ ਕੁਝ ਖਾਸ ਆਦਮੀਆਂ ਨੂੰ ਚੁਣਿਆ। ਉਨ੍ਹਾਂ ਨੇ ਯਹੂਦਾ ਜਿਹੜਾ ਬਰਸੰਬਾਸ ਕਹਾਉਂਦਾ ਸੀ ਅਤੇ ਸੀਲਾਸ ਨੂੰ ਚੁਣਿਆ। ਇਹ ਆਦਮੀ ਯਰੂਸ਼ਲਮ ਦੇ ਭਰਾਵਾਂ ਵੱਲੋਂ ਸਤਿਕਾਰੇ ਜਾਂਦੇ ਸਨ। 23 ਇਸ ਮੰਡਲੀ ਨੇ ਇਨ੍ਹਾਂ ਦੇ ਨਾਲ ਇੱਕ ਚਿੱਠੀ ਵੀ ਭੇਜੀ ਜਿਸ ਵਿੱਚ ਲਿਖਿਆ ਸੀ:

ਰਸੂਲਾਂ ਅਤੇ ਬਜ਼ੁਰਗਾਂ ਤੁਹਾਡੇ ਭਰਾਵਾਂ ਵੱਲੋਂ, ਅੰਤਾਕਿਯਾ ਦੇ ਸ਼ਹਿਰ ਅਤੇ ਸੁਰਿਯਾ ਦੇ ਦੇਸ਼ਾਂ ਵਿੱਚ ਅਤੇ ਕਿਲੀਕਿਯਾ ਵਿੱਚ ਸਾਰੇ ਗੈਰ-ਯਹੂਦੀ ਭਰਾਵਾਂ ਨੂੰ ਸੁਭਕਾਮਨਾਵਾਂ।

ਪਿਆਰੇ ਭਰਾਵੇ,

24 ਪਿਆਰੇ ਭਰਾਵੇ, ਸਾਨੂੰ ਪਤਾ ਲੱਗਿਆ ਹੈ ਕਿ ਸਾਡੇ ਸਮੂਹ ਵਿੱਚੋਂ ਕੁਝ ਆਦਮੀ ਤੁਹਾਡੀ ਜਗ੍ਹਾ ਆਏ ਹਨ। ਅਤੇ ਉਨ੍ਹਾਂ ਨੇ ਤੁਹਾਨੂੰ ਤਕਲੀਫ਼ਾਂ ਦਿੱਤੀਆਂ ਅਤੇ ਤੁਹਾਨੂੰ ਆਖੀਆਂ ਗੱਲਾਂ ਦੁਆਰਾ ਪਰੇਸ਼ਾਨ ਕੀਤਾ। ਅਰ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ। 25 ਅਸੀਂ ਸਾਰੇ ਮਿਲ ਕੇ ਇਕੱਠੇ ਹੋਏ ਅਤੇ ਗਾਮੀ ਭਰੀ ਕਿ ਸਾਨੂੰ ਕੁਝ ਆਦਮੀਆਂ ਨੂੰ ਚੁਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਾਡੇ ਪਿਆਰੇ ਮਿੱਤਰ ਪੌਲੁਸ ਅਤੇ ਬਰਨਬਾਸ ਨਾਲ ਤੁਹਾਡੇ ਕੋਲ ਭੇਜਣ ਚਾਹੀਦਾ ਹੈ। 26 ਪੌਲੁਸ ਅਤੇ ਬਰਨਬਾਸ ਨੇ ਆਪਣੇ ਜੀਵਨ ਪ੍ਰਭੂ ਯਿਸੂ ਮਸੀਹ ਦੀ ਸੇਵਾ ਲਈ ਅਰਪਣ ਕਰ ਦਿੱਤੇ ਹਨ। 27 ਇਸ ਲਈ ਉਨ੍ਹਾਂ ਨਾਲ ਅਸੀਂ ਯਹੂਦਾ ਅਤੇ ਸੀਲਾਸ ਨੂੰ ਭੇਜਿਆ ਹੈ, ਉਹ ਆਪ ਵੀ ਇਹ ਗੱਲਾਂ ਜ਼ਬਾਨੀ ਦੱਸਣਗੇ। 28 ਪਵਿੱਤਰ ਆਤਮਾ ਚਾਹੁੰਦਾ ਹੈ ਕਿ ਤੁਹਾਡੇ ਉੱਪਰ ਹੋਰ ਭਾਰ ਨਾ ਪਵੇ, ਇਸ ਲਈ ਅਸੀਂ ਮੰਨ ਲਿਆ। ਤੁਹਾਨੂੰ ਸਿਰਫ਼ ਇਹੀ ਗੱਲਾਂ ਕਰਨ ਦੀ ਲੋੜ ਹੈ:

29 ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ,

ਲਗੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।

ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਗੇ।

ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ।

30 ਇਉਂ ਪੌਲੁਸ, ਬਰਨਬਾਸ, ਯਹੂਦਾ ਅਤੇ ਸੀਲਾਸ ਯਰੂਸ਼ਲਮ ਨੂੰ ਛੱਡ ਕੇ ਅੰਤਾਕਿਯਾ ਵੱਲ ਨੂੰ ਚਲੇ ਗਏ। ਉਥੇ ਜਾ ਕੇ ਉਨ੍ਹਾਂ ਨੇ ਨਿਰਚਾਵਾਨਾਂ ਦਾ ਵੱਡਾ ਇਕੱਠ ਕਰਕੇ ਉਨ੍ਹਾਂ ਨੂੰ ਇਹ ਚਿੱਠੀ ਦਿੱਤੀ। 31 ਜਦੋਂ ਉਨ੍ਹਾਂ ਨੇ ਇਹ ਚਿੱਠੀ ਪੜ੍ਹੀ ਤਾਂ ਉਹ ਇਸ ਦੇ ਸੁਖੀ ਸੰਦੇਸ਼ ਲਈ ਬਹੁਤ ਖੁਸ਼ ਸਨ। 32 ਯਹੂਦਾ ਅਤੇ ਸੀਲਾਸ ਵੀ ਰਸੂਲ ਸਨ। ਉਨ੍ਹਾਂ ਨੇ ਵੀ ਨਿਰਚਾਵਾਨਾਂ ਨੂੰ ਉਤਸਾਹਿਤ ਕਰਨ ਅਤੇ ਤਕੜੇ ਬਣਾਉਣ ਲਈ ਬਹੁਤ ਗੱਲਾਂ ਕਹੀਆਂ। 33 ਕੁਝ ਦੇਰ ਯਹੂਦਾ ਅਤੇ ਸੀਲਾਸ ਉੱਥੇ ਰਹੇ ਅਤੇ ਉੱਥੇ ਭਾਈਆਂ ਕੋਲੋਂ ਸੁੱਖ-ਸਾਂਤੀ ਦੀ ਆਸੀਸ ਲੈ ਕੇ ਫਿਰ ਉੱਥੋਂ ਚਲੇ ਗਏ। ਉਹ ਮੁੜ ਯਰੂਸ਼ਲਮ ਵਿੱਚ ਆਪਣੇ ਭਾਈਆਂ ਵਿੱਚ ਮੁੜ ਆਏ ਜਿਨ੍ਹਾਂ ਨੇ ਉਨ੍ਹਾਂ ਨੂੰ ਭੇਜਿਆ ਸੀ। 34 [ਪਰ ਸੀਲਾਸ ਨੇ ਉਥੇ ਹੀ ਰੁਕਣ ਦਾ ਫ਼ੈਸਲਾ ਕੀਤਾ।]

35 ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਹੀ ਰੁਕੇ ਰਹੇ, ਉੱਥੇ ਉਨ੍ਹਾਂ ਨੇ ਤੇ ਰੋਮਨਾਂ ਲੋਕਾਂ ਨੂੰ ਪ੍ਰਭੂ ਸੁਆਮੀ ਦਾ ਸੰਦੇਸ਼ ਦਿੱਤਾ ਅਤੇ ਖੁਸ਼ਖਬਰੀ ਬਾਰੇ ਸਿਖਾਇਆ ਅਤੇ ਪਰਚਾਰ ਕੀਤਾ।

ਪੌਲੁਸ ਅਤੇ ਬਰਨਬਾਸ ਦਾ ਅਲੱਗ ਹੋਣਾ

36 ਕੁਝ ਦਿਨਾਂ ਬਾਅਦ ਪੌਲੁਸ ਨੇ ਬਰਨਬਾਸ ਨੂੰ ਕਿਹਾ, “ਅਸੀਂ ਪ੍ਰਭੂ ਦਾ ਸੰਦੇਸ਼ ਬਹੁਤ ਸਾਰੇ ਨਗਰਾਂ ਵਿੱਚ ਦਿੱਤਾ ਹੈ। ਸਾਨੂੰ ਉਨ੍ਹਾਂ ਥਾਵਾਂ ਤੇ ਵੇਖਣ ਲਈ ਵਾਪਸ ਜਾਣਾ ਚਾਹੀਦਾ ਹੈ ਕਿ ਸਾਡੇ ਭੈਣ-ਭਰਾ ਕਿਵੇਂ ਹਨ।”

37 ਬਰਨਬਾਸ ਆਪਣੇ ਨਾਲ ਯਹੂਨਾ ਜੋ ਮਰਕੁਸ ਵੀ ਕਹਾਉਂਦਾ ਹੈ ਨਾਲ ਲਿਜਾਣਾ ਚਾਹੁੰਦਾ ਸੀ। 38 ਪਰ ਉਨ੍ਹਾਂ ਦੀ ਪਹਿਲੀ ਫ਼ੇਰੀ ਤੇ, ਯਹੂਨਾ ਮਰਕੁਸ ਉਨ੍ਹਾਂ ਨੂੰ ਪਮਫੁਲਿਯਾ ਤੇ ਛੱਡ ਗਿਆ ਸੀ ਅਤੇ ਉਨ੍ਹਾਂ ਨਾਲ ਕੰਮ ਕਰਨਾ ਬੰਦ ਕਰ ਦਿੱਤਾ। ਇਸ ਲਈ ਹੁਣ ਪੌਲੁਸ ਨੇ ਉਸ ਨੂੰ ਆਪਣੇ ਨਾਲ ਲੈ ਜਾਣ ਨੂੰ ਚੰਗਾ ਨਾ ਜਾਣਿਆ। 39 ਪੌਲੁਸ ਅਤੇ ਬਰਨਬਾਸ ਵਿੱਚ ਤਕੜੀ ਬਹਿਸ ਹੋਈ ਅਤੇ ਆਖਰਕਾਰ ਉਹ ਅੱਡ ਹੋ ਕੇ ਵੱਖ-ਵੱਖ ਰਸਤਿਆਂ ਨੂੰ ਚਲੇ ਗਏ। ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਚਲਾ ਗਿਆ।

40 ਪੌਲੁਸ ਨੇ ਸੀਲਾਸ ਨੂੰ ਆਪਣੇ ਨਾਲ ਲੈ ਜਾਣ ਨੂੰ ਚੁਣਿਆ। ਭਰਾਵਾਂ ਵੱਲੋਂ ਪੌਲੁਸ ਨੂੰ ਪ੍ਰਭੂ ਦੀ ਕਿਰਪਾ ਨੂੰ ਸੌਂਪਿਆ ਗਿਆ ਤੇ ਭੇਜ ਦਿੱਤਾ ਗਿਆ। 41 ਪੌਲੁਸ ਅਤੇ ਸੀਲਾਸ ਸੁਰਿਯਾ ਅਤੇ ਕਲੀਸਿਯਾ ਦੇ ਦੇਸ਼ਾਂ ਵਿੱਚ ਫਿਰਦਿਆਂ ਹੋਇਆਂ ਕਲੀਸਿਯਾਂ ਨੂੰ ਤਕੜੇ ਕਰਦੇ ਰਹੇ।

ਤਿਮੋਥਿਉਸ ਦਾ ਪੌਲੁਸ ਅਤੇ ਸੀਲਾਸ ਨਾਲ ਜਾਣਾ

16 ਪੌਲੁਸ ਦਰਬੇ ਅਤੇ ਲੁਸਤ੍ਰਾ ਸ਼ਹਿਰ ਵਿੱਚ ਗਿਆ। ਉਥੇ ਤਿਮੋਥਿਉਸ ਨਾਂ ਦਾ ਇੱਕ ਯਿਸੂ ਦਾ ਚੇਲਾ ਸੀ ਜਿਸ ਦੀ ਮਾਂ ਨਿਰਚਾਵਾਨ ਯਹੂਦਾਈ ਸੀ, ਪਰ ਉਸ ਦਾ ਪਿਉ ਯੂਨਾਨੀ ਸੀ। 2 ਲੁਸਤ੍ਰਾ ਅਤੇ ਇਕੋਨਿਯੂਮ ਦੇ ਸ਼ਹਿਰਾਂ ਵਿੱਚ ਨਿਰਚਾਵਾਨਾਂ ਦੀ

ਤਿਮੋਥਿਉਸ ਬਾਰੇ ਬਹੁਤ ਚੰਗੀ ਰਾਏ ਸੀ। 3 ਉਹ ਉਸ ਬਾਰੇ ਬੜੇ ਨੇਕ ਖਿਆਲ ਰੱਖਦੇ ਸਨ। ਪੌਲਸ ਚਾਹੁੰਦਾ ਸੀ ਕਿ ਤਿਮੋਥਿਉਸ ਉਸ ਦੇ ਨਾਲ ਸਫ਼ਰ ਕਰੇ, ਪਰ ਉਸ ਇਲਾਕੇ ਦੇ ਸਭ ਲੋਕ ਜਾਣਦੇ ਸਨ ਕਿ ਉਸ ਦਾ ਪਿਤਾ ਯੂਨਾਨੀ ਸੀ। ਇਸ ਲਈ ਪੌਲਸ ਨੇ ਉਸ ਇਲਾਕੇ ਦੇ ਯਹੂਦੀਆਂ ਦੀ ਖਾਤਰ ਉਸ ਦੀ ਸੁੰਨਤ ਕੀਤੀ।

4 ਫਿਰ ਪੌਲਸ ਅਤੇ ਉਸ ਦੇ ਸਾਥੀ ਆਦਮੀਆਂ ਨੇ ਦੂਜੇ ਸ਼ਹਿਰ ਰਾਹੀਂ ਸਫ਼ਰ ਕੀਤਾ ਅਤੇ ਰਸੂਲਾਂ ਅਤੇ ਬਜ਼ੁਰਗਾਂ ਦੇ ਰਿਵਾਜ਼ਾਂ ਅਤੇ ਫ਼ੈਸਲਿਆਂ ਨੂੰ ਯਹੂਸ਼ਲਮ ਵਿੱਚ ਨਿਰਚਾਵਾਨਾਂ ਨੂੰ ਪਹੁੰਚਾਇਆ। 5 ਇਉਂ ਕਲੀਸਿਆਵਾਂ ਨਿਰਚਾ ਵਿੱਚ ਮਜ਼ਬੂਤੀ ਨਾਲ ਵਧੀਆਂ ਅਤੇ ਹਰ ਰੋਜ਼ ਗਿਣਤੀ ਵਿੱਚ ਵਧ ਰਹੀਆਂ ਸਨ।

ਪੌਲਸ ਮਕਦੂਨਿਆ ਨੂੰ ਸੌਂਦਿਆ ਗਿਆ

6 ਪੌਲਸ ਅਤੇ ਉਸ ਦੇ ਸਾਥੀ ਫ਼ਰਗਿਆ ਅਤੇ ਗਲਾਤਿਆ ਦੇ ਇਲਾਕੇ ਵਿੱਚ ਦੀ ਲੰਘਦੇ ਗਏ ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਅਸਿਆ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕਰਨ ਤੋਂ ਰੋਕਿਆ ਸੀ। 7 ਪੌਲਸ ਅਤੇ ਤਿਮੋਥਿਉਸ ਮੁਸਿਆ ਦੇਸ ਦੇ ਕੋਲ ਪਹੁੰਚੇ, ਉਹ ਬਿਥੁਨਿਆ ਦੇ ਦੇਸ ਜਾਣਾ ਚਾਹੁੰਦੇ ਸਨ। ਪਰ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਉਥੇ ਨਾ ਜਾਣ ਦਿੱਤਾ। 8 ਤਾਂ ਉਹ ਮੁਸਿਆ ਦੇ ਕੋਲੋਂ ਲੰਘ ਕੇ ਤ੍ਰੋਆਸ ਸ਼ਹਿਰ ਵਿੱਚ ਪਹੁੰਚੇ।

9 ਉਸ ਰਾਤ ਪੌਲਸ ਨੇ ਇੱਕ ਦਰਸ਼ਣ ਦੇਖਿਆ। ਇਸ ਦਰਸ਼ਣ ਵਿੱਚ ਉਸ ਨੇ ਮਕਦੂਨੀਆ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸ ਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਆ ਨੂੰ ਆ ਅਤੇ ਸਾਡੀ ਸਹਾਇਤਾ ਕਰ।” 10 ਪੌਲਸ ਦੇ ਇਹ ਦਰਸ਼ਣ ਦੇਖਣ ਤੋਂ ਬਾਅਦ ਅਸਾਂ ਤੁਰੰਤ ਮਕਦੂਨਿਆ ਨੂੰ ਜਾਣ ਦਾ ਫ਼ੈਸਲਾ ਕੀਤਾ। ਸਾਨੂੰ ਯਕੀਨ ਸੀ ਕਿ ਪਰਮੇਸੁਰ ਨੇ ਸਾਨੂੰ ਉਨ੍ਹਾਂ ਨੂੰ ਖੁਸ਼ਖਬਰੀ ਦੇਣ ਲਈ ਸੌਂਦਿਆ ਸੀ।

ਲੁਦਿਆ ਦਾ ਪਰਿਵਰਤਨ

11 ਅਸੀਂ ਜਹਾਜ਼ ਰਾਹੀਂ ਤ੍ਰੋਆਸ ਤੋਂ ਵਿਦਾ ਹੋਏ ਅਤੇ ਸਿਧੇ ਸਮੁਤ੍ਰਾਕੇ ਦੇ ਟਾਪੂ ਵੱਲ ਸਫ਼ਰ ਕੀਤਾ। ਅਗਲੇ ਦਿਨ ਅਸੀਂ ਨਿਜਾਪੁਲਿਸ ਦੇ ਸ਼ਹਿਰ ਨੂੰ ਪਹੁੰਚੇ। 12 ਫਿਰ ਅਸੀਂ ਫ਼ਿਲਿੱਪ ਗਏ, ਇਹ ਮਕਦੂਨਿਆ ਦੇ ਇਸ ਹਿੱਸੇ ਦਾ ਇੱਕ ਮਹੱਤਵਪੂਰਣ ਸ਼ਹਿਰ ਹੈ ਅਤੇ ਇਹ ਰੋਮੀਆਂ ਦਾ ਇੱਕ ਸ਼ਹਿਰ ਹੈ। ਅਸੀਂ ਕੁਝ ਦਿਨ ਉਮੇ ਸ਼ਹਿਰ ਵਿੱਚ ਰਹੇ।

13 ਸਬਤ ਦੇ ਦਿਨ ਅਸੀਂ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਗਏ। ਅਸੀਂ ਉਸ ਇਲਾਕੇ ਵਿੱਚ ਇੱਕ ਜਗ੍ਹਾ ਲੱਭਣਾ ਚਾਹੁੰਦੇ ਸਾਂ ਜਿੱਥੇ ਯਹੂਦੀ ਇਕੱਠੇ ਪ੍ਰਾਰਥਨਾ ਲਈ ਆਉਂਦੇ ਸਨ। ਉਥੇ ਕੁਝ ਔਰਤਾਂ ਇਕੱਠੀਆਂ ਹੋਈਆਂ ਸਨ, ਤਾਂ ਅਸੀਂ ਉਨ੍ਹਾਂ ਨਾਲ ਬੈਠੇ ਅਤੇ ਉਨ੍ਹਾਂ ਨਾਲ ਗੱਲ ਕੀਤੀ। 14 ਉਥੇ ਬੁਆਤੀਰਾ ਸ਼ਹਿਰ ਤੋਂ ਲੁਦਿਆ ਨਾਮ ਦੀ ਇੱਕ ਔਰਤ ਵੀ ਸੀ। ਉਸ ਦਾ ਕੰਮ ਕਿਰਮਚੀ ਰੰਗ ਦੇ ਵਸਤਰ ਵੇਚਣ ਦਾ ਸੀ। ਉਹ ਸੱਚੇ ਪਰਮੇਸੁਰ ਦੀ ਉਪਾਸਕ ਸੀ। ਪਰਮੇਸੁਰ ਨੇ ਉਸ ਦਾ ਦਿਲ ਖੋਲ੍ਹ ਦਿੱਤਾ ਭਈ ਪੌਲਸ ਦੇ ਬਚਨਾਂ ਨੂੰ ਧਿਆਨ ਨਾਲ ਸੁਣੇ। 15 ਉਹ ਅਤੇ ਸਾਰੇ ਲੋਕਾਂ ਨੇ ਜੋ ਉਸ ਦੇ ਘਰ ਵਿੱਚ ਰਹਿੰਦੇ ਸਨ ਬਪਤਿਸਮਾ ਲਿਆ। ਉਸ ਤੋਂ ਬਾਅਦ, ਫੇਰ ਉਸ ਨੇ ਸਾਨੂੰ ਇਹ ਆਖਦਿਆਂ ਆਪਣੇ ਘਰ ਸੌਂਦਾ ਦਿੱਤਾ, “ਜੇਕਰ ਤੁਸੀਂ ਮਹਿਸੂਸ ਕਰਦੇ ਹੋ ਕਿ ਮੈਂ ਪ੍ਰਭੂ ਯਿਸੂ ਦੀ ਸੱਚੀ ਉਪਾਸਕ ਹਾਂ, ਫੇਰ ਕਿਰਪਾ ਕਰਕੇ ਆਉ ਅਤੇ ਮੇਰੇ ਘਰ ਵਿੱਚ ਠਹਿਰੋ।” ਉਸ ਨੇ ਸਾਨੂੰ ਆਪਣੇ ਘਰ ਠਹਿਰਾਉਣ ਲਈ ਮਨਵਾ ਲਿਆ।

16 ਇੱਕ ਵਾਰ ਸਾਡੇ ਨਾਲ ਕੁਝ ਇੰਝ ਵਾਪਰਿਆ ਕਿ ਜਦੋਂ ਅਸੀਂ ਪ੍ਰਾਰਥਨਾ ਸਥਾਨ ਵੱਲ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ। ਉਸ ਵਿੱਚ ਇੱਕ ਵਿਸ਼ੇਸ਼ ਆਤਮਾ ਦਾ ਵਾਸ ਸੀ। ਇਸ ਦੀ ਸ਼ਕਤੀ ਨਾਲ ਉਹ ਭਵਿੱਖ ਬਾਰੇ ਦੱਸ ਸਕਦੀ ਸੀ। ਇਉਂ ਉਹ ਇਸ ਕਸਬੇ ਵਿੱਚ ਬਹੁਤ ਸਾਰਾ ਪੈਸਾ ਆਪਣੇ ਮਾਲਕਾਂ ਲਈ ਕਮਾ ਲਿਆਉਂਦੀ ਸੀ। 17 ਇਸ ਕੁੜੀ ਨੇ ਪੌਲਸ ਅਤੇ ਸਾਡਾ ਖਿੱਛਾ ਕੀਤਾ ਅਤੇ ਉੱਚੀ ਆਖ ਰਹੀ ਸੀ, “ਇਹ ਵਿਅਕਤੀ ਅੱਤ ਮਹਾਨ ਪਰਮੇਸੁਰ ਦੇ ਸੇਵਕ ਹਨ। ਇਹ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।” 18 ਉਸ ਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿਕਲ ਜਾਹ।” ਉਸੇ ਵਕਤ ਉਸ ਕੁੜੀ ਵਿੱਚੋਂ ਆਤਮਾ ਬਾਹਰ ਨਿਕਲ ਆਈ।

19 ਉਸ ਕੁੜੀ ਦੇ ਮਾਲਕ ਨੇ ਮਹਿਸੂਸ ਕੀਤਾ ਕਿ ਹੁਣ ਉਹ ਪੈਸੇ ਕੁਮਾਉਣ ਲਈ ਉਸ ਦਾ ਇਸਤੇਮਾਲ ਨਹੀਂ ਕਰ ਸਕਦੇ ਸੀ। ਇਸ ਲਈ ਉਨ੍ਹਾਂ ਨੇ ਪੌਲਸ ਅਤੇ ਸੀਲਾਸ ਨੂੰ ਫੜਿਆ ਅਤੇ ਸ਼ਹਿਰ ਦੀ ਸਭਾ ਵਾਲੀ ਥਾਂ ਤੇ ਖਿੱਚ ਲਿਆਏ। ਉਸ ਸ਼ਹਿਰ ਦੇ ਸੂਬੇਦਾਰ ਉੱਥੇ ਸਨ। 20 ਉਹ ਆਦਮੀ ਉਨ੍ਹਾਂ ਨੂੰ ਆਗੂਆਂ ਕੋਲ ਲੈ ਆਏ ਅਤੇ ਆਖਣ ਲੱਗੇ, “ਇਹ ਲੋਕ ਯਹੂਦੀ ਹਨ ਅਤੇ ਇਹ ਸਾਡੇ ਸ਼ਹਿਰ ਵਿੱਚ ਮੁਸੀਬਤ ਖੜ੍ਹੀ ਕਰ ਰਹੇ ਹਨ। 21 ਇਹ ਲੋਕਾਂ ਨੂੰ ਉਹ ਰਿਵਾਜ ਸਿਖਾ ਰਹੇ ਹਨ ਜੋ ਸਾਰਾ ਦੇ ਖਿਲਾਫ਼ ਹਨ। ਕਿਉਂਕਿ ਅਸੀਂ ਰੋਮੀ ਨਾਗਰਿਕ ਹਾਂ। ਅਸੀਂ ਇਹ ਰਿਵਾਜ ਨਾ ਕਬੂਲ ਸਕਦੇ ਹਾਂ ਨਾ ਹੀ ਇਨ੍ਹਾਂ ਉੱਤੇ ਚੱਲ ਸਕਦੇ ਹਾਂ।”

22 ਤਦ ਲੋਕੀ ਪੌਲਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤਦ ਆਗੂਆਂ ਨੇ ਪੌਲਸ ਅਤੇ ਸੀਲਾਸ ਦੇ ਕੱਪੜੇ ਪਾੜ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋੜਿਆਂ ਨਾਲ ਮਾਰਨ। 23 ਆਦਮੀਆਂ ਨੇ ਉਨ੍ਹਾਂ ਨੂੰ ਬਹੁਤ ਵਾਰ ਮਾਰਿਆ ਤੇ ਫਿਰ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੱਤਾ। ਕੈਦਖਾਨੇ ਦੇ ਦਰੋਗਾ ਨੂੰ ਆਖਣ ਲੱਗੇ, “ਇਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖਣਾ।” 24 ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖਾਨੇ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਫ਼ ਦੇ ਖਾਨੇ ਠੋਕ ਦਿੱਤੇ।

25 ਅੱਧੀ ਰਾਤ ਵੇਲੇ ਪੌਲਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪਰਮੇਸੁਰ ਦੀ ਉਸਤਤ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ। 26 ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜ਼ਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਰਾਂ ਤੱਕ ਠਿੱਲ ਗਈਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜੀਰਾਂ ਖੁੱਲ੍ਹ ਗਈਆਂ। 27 ਜੇਲਰ ਜਾਗਿਆ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹ ਵੇਖੇ। ਉਸ ਨੇ ਸੋਚਿਆ ਕਿ ਕੈਦੀ ਪਹਿਲਾਂ ਹੀ ਠਠ ਗਏ ਹਨ। ਇਸ ਲਈ ਉਸ ਨੇ ਆਪਣੀ ਤਲਵਾਰ ਕੱਢੀ ਅਤੇ ਆਪਣੇ-ਆਪ ਨੂੰ ਮਾਰਨ ਹੀ ਵਾਲਾ ਸੀ। 28 ਪਰ ਪੌਲਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਕਿਹਾ, “ਆਪਣੇ-ਆਪ ਨੂੰ ਇਉਂ ਕਸ਼ਟ ਨਾ ਦੇ! ਅਸੀਂ ਸਭ ਇੱਥੇ ਹੀ ਹਾਂ!”

29 ਤਦ ਦੀਵਾ ਮੰਗਵਾ ਕੇ ਉਹ ਅੰਦਰ ਨੂੰ ਦੌੜਿਆ, ਉਹ ਕੰਬਦਾ ਹੋਇਆ ਪੌਲਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ। 30 ਤਦ ਉਸ ਨੇ ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਕਿਹਾ, “ਹੇ ਮਹਾਂਪੁਰਖ, ਬਚਾਏ ਜਾਣ ਲਈ ਮੈਂ ਕੀ ਕਰਾਂ?”

ਰਸੂਲਾਂ ਦੇ ਕਰਤੱਬ

31 ਉਨ੍ਹਾਂ ਉਸ ਨੂੰ ਕਿਹਾ, “ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ, ਫੇਰ ਤੂੰ ਅਤੇ ਉਹ ਸਾਰੇ ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ, ਬਚਾਏ ਜਾਣਗੇ।” 32 ਤਾਂ, ਪੌਲੁਸ ਅਤੇ ਸੀਲਾਸ ਨੇ ਜੇਲਰ ਅਤੇ ਉਨ੍ਹਾਂ ਸਭ ਨੂੰ ਜੋ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਸੰਦੇਸ਼ ਦਿੱਤਾ। 33 ਜਦ ਕਿ ਰਾਤ ਕਾਫ਼ੀ ਹੋ ਚੁੱਕੀ ਸੀ ਪਰ ਜੇਲਰ ਨੇ ਉਨ੍ਹਾਂ ਨੂੰ ਲਿਆ ਅਤੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ। ਉਸ ਤੋਂ ਬਾਅਦ, ਜੇਲਰ ਅਤੇ ਉਸ ਦੇ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਗਿਆ। 34 ਉਸ ਤੋਂ ਬਾਅਦ, ਉਸ ਨੇ ਉਨ੍ਹਾਂ ਨੂੰ ਘਰ ਲਿਆ ਕੇ ਭੋਜਨ ਕਰਵਾਇਆ। ਹੁਣ ਸਾਰੇ ਲੋਕ ਮੁੜ ਤੋਂ ਬੜੇ ਖੁਸ਼ ਸਨ ਕਿਉਂਕਿ ਹੁਣ ਉਹ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਸਨ।

35 ਅਗਲੀ ਸਵੇਰ ਆਗੂਆਂ ਨੇ ਕੁਝ ਸਿਪਾਹੀਆਂ ਨੂੰ ਦਰੋਗਾ ਕੋਲ ਭੇਜਿਆ ਅਤੇ ਸੁਨੇਹਾ ਦਿੱਤਾ, “ਇਨ੍ਹਾਂ ਆਦਮੀਆਂ ਨੂੰ ਰਿਹਾ ਕਰ ਦਿੱਤਾ ਜਾਵੇ।”

36 ਦਰੋਗਾ ਨੇ ਪੌਲੁਸ ਨੂੰ ਆਖਿਆ, “ਆਗੂਆਂ ਨੇ ਇਨ੍ਹਾਂ ਸਿਪਾਹੀਆਂ ਰਾਹੀਂ ਤੁਹਾਨੂੰ ਰਿਹਾ ਕਰਨ ਦਾ ਹੁਕਮ ਦੇ ਕੇ ਭੇਜਿਆ ਹੈ, ਸੋ ਤੁਸੀਂ ਹੁਣ ਸ਼ਾਂਤੀ ਨਾਲ ਇੱਥੋਂ ਜਾ ਸਕਦੇ ਹੋ।”

37 ਪਰ ਪੌਲੁਸ ਨੇ ਸਿਪਾਹੀਆਂ ਨੂੰ ਕਿਹਾ, “ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਗਾਂ ਦੇ ਸ਼ਾਬਤ ਕੀਤੇ ਬਿਨਾਂ ਹੀ ਸਭਨਾਂ ਦੇ ਸਾਹਮਣੇ ਕੇੜੇ ਮਾਰ ਕੇ ਕੈਦ ਕੀਤਾ ਸੀ। ਅਤੇ ਕੀ ਉਹ ਚਾਰੁੰਦੇ ਹਨ ਅਸੀਂ ਗੁਪਤ ਰੂਪ ਵਿੱਚ ਹੀ ਚਲੇ ਜਾਈਏ? ਨਹੀਂ, ਇਹ ਇਵੇਂ ਨਹੀਂ ਹੋਣਾ, ਸਗੋਂ ਉਹ ਆਪ ਆ ਕੇ ਸਾਨੂੰ ਬਾਰ ਚੱਢ ਕੇ ਲੈ ਚੱਲਣਾ।”

38 ਸਿਪਾਹੀਆਂ ਨੇ ਇਹ ਹਾਲ ਸਾਰਾ ਆਗੂਆਂ ਨੂੰ ਜਾ ਸੁਣਾਇਆ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਰੋਮੀ ਨਾਗਰਿਕ ਹਨ ਤਾਂ ਉਹ ਘਬਰਾ ਗਏ। 39 ਤਾਂ ਉਹ ਆਪ ਪੌਲੁਸ ਅਤੇ ਸੀਲਾਸ ਕੋਲ ਆਏ ਤੇ ਆ ਕੇ ਖਿਆ ਮੰਗੀ। ਉਨ੍ਹਾਂ ਨੇ ਆਪ ਉਨ੍ਹਾਂ ਨੂੰ ਕੈਦ ਵਿੱਚੋਂ ਕੱਢਿਆ ਅਤੇ ਇਹ ਸ਼ਹਿਰ ਛੱਡ ਜਾਣ ਲਈ ਕਿਹਾ। 40 ਪਰ ਜਦੋਂ ਪੌਲੁਸ ਅਤੇ ਸੀਲਾਸ ਜੇਲ ਵਿੱਚੋਂ ਬਾਰ ਆਏ ਤਾਂ ਉਹ ਲੁਦਿਆ ਦੇ ਘਰ ਨੂੰ ਗਏ ਅਤੇ ਉੱਥੇ ਕੁਝ ਨਿਰਚਾਵਾਨਾਂ ਨੂੰ ਵੇਖਿਆ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਸਲੀ ਦਿੱਤੀ ਫੇਰ ਉਨ੍ਹਾਂ ਨੇ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ। ਉਹ ਸ਼ਹਿਰ ਛੱਡ ਕੇ ਅੱਗੇ ਵਧ ਗਏ।

ਪੌਲੁਸ ਅਤੇ ਸੀਲਾਸ ਥੱਸਲੁਨੀਕੇ ਵਿੱਚ

17 1 ਤਦ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਆ ਸ਼ਹਿਰਾਂ ਵਿੱਚੋਂ ਲੰਘਦੇ ਹੋਏ ਥੱਸਲੁਨੀਕੇ ਸ਼ਹਿਰ ਵਿੱਚ ਆਏ ਜਿੱਥੇ ਯਹੂਦੀਆਂ ਦਾ ਇੱਕ ਮੰਦਰ ਸੀ। 2 ਪੌਲੁਸ ਯਹੂਦੀ ਮੰਦਰ ਦੇ ਅੰਦਰ ਗਿਆ ਅਤੇ ਉਨ੍ਹਾਂ ਨਾਲ ਵਿਚਾਰ ਕੀਤਾ, ਜਿਵੇਂ ਉਹ ਹਰ ਸਬਤ ਦੇ ਦਿਨ ਤਿੰਨ ਹਫ਼ਤਿਆਂ ਲਈ ਪੋਥੀਆਂ ਬਾਰੇ ਕਰਦਾ ਸੀ। 3 ਪੌਲੁਸ ਨੇ ਇਨ੍ਹਾਂ ਪੋਥੀਆਂ ਨੂੰ ਯਹੂਦੀਆਂ ਨੂੰ ਵਿਸਤਾਰ ਵਿੱਚ ਸਮਝਾਇਆ ਤੇ ਸਾਬਤ ਕੀਤਾ ਕਿ ਮਸੀਹ ਨੇ ਦੁੱਖ ਭੋਗਣਾ ਹੀ ਸੀ ਅਤੇ ਫਿਰ ਮੁਰਦਿਆਂ ਵਿੱਚੋਂ ਜੀ ਉੱਠਣਾ ਸੀ। ਪੌਲੁਸ ਨੇ ਕਿਹਾ, “ਇਹ ਯਿਸੂ ਜਿਸ ਬਾਰੇ ਮੈਂ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹੈ।” 4 ਕੁਝ ਯਹੂਦੀਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਬਹੁਤ ਮਹੱਤਵਪੂਰਣ ਯੂਨਾਨੀ ਆਦਮੀ ਅਤੇ ਔਰਤਾਂ ਵੀ ਉਨ੍ਹਾਂ ਨਾਲ ਰਲ ਗਏ ਜੋ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ। ਇਉਂ ਇੱਕ ਵੱਡੇ ਆਦਮੀਆਂ ਦਾ ਸਮੂਹ ਅਤੇ ਬਹੁਤ ਸਾਰੀਆਂ ਔਰਤਾਂ ਪੌਲੁਸ ਅਤੇ ਸੀਲਾਸ ਨਾਲ ਸ਼ਾਮਲ ਹੋ ਗਏ।

5 ਪਰ ਉਹ ਯਹੂਦੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈੜੇ ਆਦਮੀ ਸ਼ਹਿਰ ਚੋ ਭਾੜੇ ਤੇ ਲਏ ਅਤੇ ਉਨ੍ਹਾਂ ਭੈੜਿਆਂ ਨੇ ਬਹੁਤ ਸਾਰੀ ਭੀੜ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੇਨ ਦੇ ਘਰ ਉਨ੍ਹਾਂ ਨੂੰ ਲੱਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਹਮਣੇ ਖੜ੍ਹਾ ਕਰ ਸਕਣ। 6 ਪਰ ਉਨ੍ਹਾਂ ਨੂੰ ਪੌਲੁਸ ਅਤੇ ਸੀਲਾਸ ਉੱਥੇ ਨਾ ਮਿਲੇ ਤਾਂ ਲੋਕ ਯਾਸੇਨ ਅਤੇ ਕੁਝ ਹੋਰ ਨਿਰਚਾਵਾਨਾਂ ਨੂੰ ਖਿੱਚ ਕੇ ਸ਼ਹਿਰ ਦੇ ਆਗੂਆਂ ਸਾਹਮਣੇ ਲੈ ਆਏ ਅਤੇ ਡੰਡ ਪਾਉਣ ਲੱਗੇ ਕਿ, “ਇਨ੍ਹਾਂ ਨੇ ਸਾਰੇ ਸੰਸਾਰ ਵਿੱਚ ਸਭ ਨੂੰ ਦੁਖੀ ਕੀਤਾ ਹੋਇਆ ਹੈ ਅਤੇ ਹੁਣ ਉਹ ਇੱਥੇ ਵੀ ਆ ਪਹੁੰਚੇ ਹਨ।” 7 ਯਾਸੇਨ ਨੇ ਉਨ੍ਹਾਂ ਨੂੰ ਆਪਣੇ ਘਰ ਲੁਕਾ ਰੱਖਿਆ ਹੈ ਅਤੇ ਉਹ ਸਾਰੇ ਉਹ ਗੱਲਾਂ ਕਰਦੇ ਹਨ ਜੋ ਕੈਸਰ ਦੇ ਨੇਮ ਦੇ ਖਿਲਾਫ਼ ਹਨ। ਉਹ ਆਖਦੇ ਹਨ ਕਿ ਉੱਥੇ ਯਿਸੂ ਨਾਂ ਦਾ ਇੱਕ ਹੋਰ ਰਾਜਾ ਹੈ।”

8 ਭੀੜ ਅਤੇ ਆਗੂਆਂ ਨੇ ਜਦੋਂ ਇਹ ਗੱਲਾਂ ਸੁਣੀਆਂ ਤਾਂ ਉਹ ਪਰੇਸ਼ਾਨ ਹੋ ਗਏ। 9 ਉਨ੍ਹਾਂ ਨੇ ਯਾਸੇਨ ਅਤੇ ਹੋਰ ਨਿਰਚਾਵਾਨਾਂ ਤੇ ਜ਼ੁਰਮਾਨਾ ਲਗਾਇਆ ਤੇ ਫਿਰ ਉਨ੍ਹਾਂ ਨੂੰ ਜਾਣ ਦਿੱਤਾ।

ਪੌਲੁਸ ਅਤੇ ਸੀਲਾਸ ਦਾ ਬਰਿਯਾ ਨੂੰ ਜਾਣਾ

10 ਉਸੇ ਰਾਤ ਨਿਰਚਾਵਾਨਾਂ ਨੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਦੇ ਸ਼ਹਿਰ ਵਿੱਚ ਭੇਜ ਦਿੱਤਾ। ਜਦ ਉਹ ਉੱਥੇ ਪਹੁੰਚੇ ਤਾਂ ਉੱਥੇ ਉਹ ਯਹੂਦੀ ਮੰਦਰ ਵਿੱਚ ਗਏ। 11 ਏਥੋਂ ਦੇ ਯਹੂਦੀ ਥੱਸਲੁਨੀਕੇ ਦੇ ਲੋਕਾਂ ਨਾਲ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣ ਕੇ ਬਹੁਤ ਖੁਸ਼ ਸਨ। ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪੜ੍ਹਦੇ ਸਨ ਤਾਂਕਿ ਵੇਖਣ ਭਈ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ। 12 ਉਨ੍ਹਾਂ ਵਿੱਚੋਂ ਬਹੁਤ ਯਹੂਦੀ ਨਿਰਚਾਵਾਨ ਬਣ ਗਏ ਅਤੇ ਬਹੁਤ ਸਾਰੇ ਮਹੱਤਵਪੂਰਣ ਯੂਨਾਨੀ ਮਰਦ ਅਤੇ ਔਰਤਾਂ ਨਿਰਚਾਵਾਨ ਬਣ ਗਏ।

13 ਪਰ ਜਦੋਂ ਥੱਸਲੁਨੀਕੇ ਦੇ ਯਹੂਦੀਆਂ ਨੇ ਸੁਣਿਆ ਕਿ ਪੌਲੁਸ ਨੇ ਬਰਿਯਾ ਵਿੱਚ ਵੀ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਹੈ, ਤਾਂ ਉਹ ਉੱਥੇ ਵੀ ਆ ਗਏ। ਉਨ੍ਹਾਂ ਨੇ ਬਰਿਯਾ ਵਿੱਚ ਵੀ ਲੋਕਾਂ ਵਿੱਚ ਬੇਚੈਨੀ ਤੇ ਡਰ ਫੈਲਾ ਦਿੱਤਾ। 14 ਇਸ ਲਈ ਨਿਰਚਾਵਾਨਾਂ ਨੇ ਛੇਤੀ ਕਰਕੇ ਪੌਲੁਸ ਨੂੰ ਦੂਰ ਸਮੁੰਦਰ ਤਕ ਭੇਜ ਦਿੱਤਾ। ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ। 15 ਜਿਹੜੇ ਨਿਰਚਾਵਾਨ ਪੌਲੁਸ ਨਾਲ ਗਏ, ਉਸ ਨੂੰ ਅਥੈਨੇ ਤੱਕ ਦੂਰ ਲੈ ਗਏ। ਫਿਰ ਉਹ ਬਰਿਯਾ ਨੂੰ ਮੁੜਨ ਲਈ ਵਿਦਾ ਹੋ ਗਏ ਤੇ ਆਪਣੇ ਨਾਲ ਪੌਲੁਸ ਵੱਲੋਂ ਸੀਲਾਸ ਅਤੇ ਤਿਮੋਥਿਉਸ ਲਈ ਇਹ ਸੰਦੇਸ਼ ਲੈ ਕੇ ਗਏ ਕਿ, ਜਿੰਨੀ ਛੇਤੀ ਹੋ ਸਕੇ ਮੇਰੇ ਨਾਲ ਸ਼ਾਮਲ ਹੋਣ ਲਈ ਆਓ।

ਪੌਲੁਸ ਅਥੈਨੇ ਵਿੱਚ

16 ਪੌਲੁਸ ਉਨ੍ਹਾਂ ਦਾ ਅਥੈਨੇ ਵਿੱਚ ਇੰਤਜਾਰ ਕਰ ਰਿਹਾ ਸੀ। ਪਰ ਉਹ ਇਸ ਸ਼ਹਿਰ ਵਿੱਚ ਇਹ ਵੇਖ ਕੇ ਬੜਾ ਦੁਖੀ ਹੋਇਆ ਕਿ ਇਹ ਸ਼ਹਿਰ ਤਾਂ ਮੂਰਤਾਂ ਨਾਲ ਭਰਿਆ ਹੋਇਆ ਹੈ। 17 ਯਹੂਦੀ ਮੰਦਰ ਵਿੱਚ ਉਸ ਨੇ ਯਹੂਦੀਆਂ ਅਤੇ ਯੂਨਾਨੀਆਂ ਨਾਲ ਗੱਲ ਕੀਤੀ ਜੋ ਕਿ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਉਸ ਨੇ ਹਰ ਰੋਜ਼ ਉਨ੍ਹਾਂ ਲੋਕਾਂ ਨਾਲ ਵੀ ਵਿਚਾਰ ਕੀਤੇ ਜੋ ਉਸ ਸ਼ਹਿਰ ਦੇ ਵਿਉਪਾਰੀ ਇਲਾਕੇ ਵਿੱਚ ਰਹਿੰਦੇ ਸਨ। 18 ਕੁਝ ਅਧਿਕਾਰੀ ਅਤੇ ਸਤੋਇਕੀ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ।

ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦਾ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਖੁਸ਼ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸ ਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।”

19 ਉਹ ਪੌਲੁਸ ਨੂੰ ਅਰਿਯੁਪਗੁਸ ਦੀ ਸਭਾ ਵਿੱਚ ਲੈ ਆਏ ਅਤੇ ਉਨ੍ਹਾਂ ਆਖਿਆ, “ਹੁਣ ਕਿਹਾ ਕਰਕੇ ਸਾਨੂੰ ਇਸ ਨਵੇਂ ਉਪਦੇਸ਼ ਦੀ ਵਿਆਖਿਆ ਕਰ ਜਿਸ ਬਾਰੇ ਤੂੰ ਬੋਲ ਰਿਹਾ ਸੀ। **20** ਅਸੀਂ ਅਜਿਹੀਆਂ ਗੱਲਾਂ ਪਹਿਲਾਂ ਕਰੇ ਨਹੀਂ ਸੁਣੀਆਂ, ਜਿਹੜੀਆਂ ਤੂੰ ਸਾਨੂੰ ਹੁਣ ਦੱਸ ਰਿਹਾ ਹੈ। ਅਸੀਂ ਜਾਣਨਾ ਚਾਹੁੰਦੇ ਹਾਂ ਕਿ ਇਨ੍ਹਾਂ ਉਪਦੇਸ਼ਾਂ ਦਾ ਕੀ ਅਰਥ ਹੈ।” **21** (ਅਥੈਨੇ ਦੇ ਸਾਰੇ ਲੋਕ ਅਤੇ ਹੋਰ ਦੂਜੇ ਦੇਸ਼ਾਂ ਦੇ ਲੋਕ ਜੋ ਅਥੈਨੇ ਵਿੱਚ ਰਹਿੰਦੇ ਸਨ, ਆਪਣਾ ਸਾਰਾ ਸਮਾਂ ਕਿਸੇ ਨਾ ਕਿਸੇ ਨਵੇਂ ਵਿਚਾਰਾਂ ਨੂੰ ਬੋਲਣ ਅਤੇ ਸੁਣਨ ਵਿੱਚ ਬਿਤਾਉਂਦੇ ਸਨ।)

22 ਤਦ ਪੌਲੁਸ ਅਰਿਯੁਪਗੁਸ ਦੀ ਸਭਾ ਸਾਹਮਣੇ ਖੜ੍ਹਾ ਹੋਇਆ ਅਤੇ ਉਸ ਨੇ ਆਖਿਆ, “ਹੇ ਅਥੈਨੇ ਦੇ ਖਰਬੇ। ਮੈਂ ਵੇਖ ਸਕਦਾ ਹਾਂ ਕਿ ਤੁਸੀਂ ਹਰ ਢੰਗ ਨਾਲ ਬੜੇ ਧਾਰਮਿਕ ਹੋ। **23** ਜਿੱਥੇ ਕਿ ਮੈਂ ਤੁਹਾਡੇ ਸ਼ਹਿਰ ਵਿੱਚ ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਤਾਂ ਮੈਂ ਇੱਕ ਜਗਦੇਵੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, ‘ਪਰਮੇਸ਼ੁਰ ਲਈ, ਜੋ ਕਿ ਅਗਿਆਤ ਹੈ।’ ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋ।

24 “ਉਹੀ ਪਰਮੇਸ਼ੁਰ ਹੈ ਜਿਸ ਨੇ ਸੰਸਾਰ ਅਤੇ ਉਸ ਵਿਚਲੀ ਹਰ ਚੀਜ਼ ਦੀ ਰਚਨਾ ਕੀਤੀ ਹੈ। ਉਹ ਸਵਰਗ ਤੇ ਧਰਤੀ ਦਾ ਪ੍ਰਭੂ ਹੈ। ਉਹ ਮਨੁੱਖੀ ਹੱਥਾਂ ਨਾਲ ਬਣੇ ਮੰਦਰਾਂ ਵਿੱਚ ਨਹੀਂ ਰਹਿੰਦਾ। **25** ਇਹ ਉਹ ਪਰਮੇਸ਼ੁਰ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸ ਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋੜ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸ ਦੀ ਉਸ ਨੂੰ ਜ਼ਰੂਰਤ ਹੈ। **26** ਪਰਮੇਸ਼ੁਰ ਨੇ ਇੱਕ ਮਨੁੱਖ, ਆਦਮ ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ ਅਤੇ ਉਸ ਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸ ਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ।

27 “ਪਰਮੇਸ਼ੁਰ ਚਾਹੁੰਦਾ ਸੀ ਕਿ ਲੋਕ ਉਸ ਨੂੰ ਖੋਜਣ। ਜੇਕਰ ਲੋਕ ਉਸ ਵਾਸਤੇ ਆਪਣੇ ਆਲੇ-ਦੁਆਲੇ ਵੇਖਦੇ ਰਹਿਣਗੇ, ਸ਼ਾਇਦ ਉਸ ਨੂੰ ਲੱਭ ਲੈਣ। ਪਰ ਉਹ ਸਾਡੇ ਵਿੱਚੋਂ ਕਿਲੇ ਕੋਲੋਂ ਦੂਰ ਨਹੀਂ ਹੈ। **28** ਅਸੀਂ ਉਸ ਨਾਲ ਰਹਿੰਦੇ ਹਾਂ, ਉਸ ਦੇ ਨਾਲ ਤੁਰਦੇ ਹਾਂ, ਅਸੀਂ ਉਸ ਦੇ ਨਾਲ ਮੌਜੂਦ ਹਾਂ। ਤੁਹਾਡੇ ਆਪਣੇ ਕਵੀਆਂ ਨੇ ਵੀ ਆਖਿਆ ਹੈ, ‘ਅਸੀਂ ਉਸ ਦੇ ਬੱਚੇ ਹਾਂ।’

29 “ਅਸੀਂ ਪਰਮੇਸ਼ੁਰ ਦੇ ਬੱਚੇ ਹਾਂ। ਇਸ ਲਈ ਸਾਨੂੰ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ੁਰ ਕੁਝ ਅਜਿਹਾ ਹੈ ਜੋ ਲੋਕ ਸੋਚਦੇ ਜਾਂ ਬਣਾਉਂਦੇ ਹਨ। ਉਹ ਸੋਨੇ ਚਾਂਦੀ ਜਾਂ ਪੱਥਰ ਦੀਆਂ ਬਣੀਆਂ ਮੂਰਤਾਂ ਵਰਗਾ ਨਹੀਂ ਹੈ। **30** ਪਹਿਲੇ ਸਮਿਆਂ ਵਿੱਚ ਲੋਕ ਪਰਮੇਸ਼ੁਰ ਨੂੰ ਨਹੀਂ ਸਮਝ ਸਕੇ ਤੇ ਉਸ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ। ਪਰ ਹੁਣ ਪਰਮੇਸ਼ੁਰ ਦੁਨੀਆ ਦੇ ਹਰ ਇੱਕ ਮਨੁੱਖ ਨੂੰ ਆਪਣੇ ਆਪ ਨੂੰ ਬਦਲਣ ਅਤੇ ਤੋਬਾ ਕਰਨ ਲਈ ਆਖਦਾ ਹੈ। **31** ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ।

ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸ ਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸ ਨੇ ਇਹ ਸਾਬਤ ਕਰਕੇ ਵੀ ਵਿਖਾ ਦਿੱਤਾ ਹੈ। ਉਸ ਨੇ ਇਹ ਉਸ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕਰਕੇ ਸਾਬਤ ਕੀਤਾ ਹੈ।”

32 ਜਦੋਂ ਲੋਕਾਂ ਨੇ ਯਿਸੂ ਦਾ ਮੁਰਦਿਆਂ ‘ਚੋਂ ਜੀ ਉੱਠਣ ਬਾਰੇ ਸੁਣਿਆ ਤਾਂ ਉਨ੍ਹਾਂ ਵਿੱਚੋਂ ਕੁਝ ਨੇ ਮਥੌਲ ਕੀਤਾ। ਲੋਕਾਂ ਕਿਹਾ, “ਅਸੀਂ ਇਸ ਬਾਰੇ ਹੋਰ ਵਿਸਤਾਰ ਤੇਰੇ ਕੋਲੋਂ ਬਾਅਦ ਵਿੱਚ ਸੁਣਾਂਗੇ।” **33** ਇਸ ਲਈ ਪੌਲੁਸ ਉਥੋਂ ਚਲਿਆ ਗਿਆ। **34** ਪਰ ਕੁਝ ਲੋਕ ਉਸ ਦੇ ਸੰਗ ਹੋ ਗਏ ਅਤੇ ਨਿਰਚਾਵਨ ਬਣ ਗਏ। ਉਨ੍ਹਾਂ ਵਿੱਚੋਂ ਇੱਕ ਦਿਯਾਨੁਸਿਯੂਸ ਸੀ ਜੋ ਅਰਿਯੁਪਗੀ ਸਭਾ ਦਾ ਇੱਕ ਸਦੱਸ ਸੀ। ਇੱਕ ਦਮਰਿਸ ਨਾਂ ਦੀ ਔਰਤ ਅਤੇ ਕੁਝ ਹੋਰ ਲੋਕਾਂ ਨੇ ਵੀ ਨਿਰਚਾ ਕੀਤਾ।

ਕੁਰਿੰਥੁਸ ਵਿੱਚ ਪੌਲੁਸ

18 **1** ਬਾਅਦ ਵਿੱਚ ਪੌਲੁਸ ਅਥੈਨੇ ਨੂੰ ਛੱਡ ਕੇ ਕੁਰਿੰਥੁਸ ਸ਼ਹਿਰ ਵਿੱਚ ਚਲਾ ਗਿਆ। **2** ਉਥੇ ਉਹ ਅਕੂਲਾ ਨਾਂ ਦੇ ਇੱਕ ਯਹੂਦੀ ਆਦਮੀ ਨੂੰ ਮਿਲਿਆ ਜੋ ਪ੍ਰੰਤੂਸ ਦੇਸ ਦਾ ਜੰਮਿਆ ਪਲਿਆ ਸੀ। ਪਰ ਅਕੂਲਾ ਅਤੇ ਉਸ ਦੀ ਪਤਨੀ ਪ੍ਰਿਸਕਿੱਲਾ ਇਤਾਲਿਯਾ ਤੋਂ ਹੁਣੇ ਹੀ ਕੁਰਿੰਥੁਸ ਵਿੱਚ ਆਏ ਸਨ। ਕਿਉਂਕਿ ਕਲੌਦਿਯੂਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਵਿੱਚੋਂ ਨਿਕਲ ਜਾਣ, ਇਸ ਲਈ ਪੌਲੁਸ ਅਕੂਲਾ ਅਤੇ ਪ੍ਰਿਸਕਿੱਲਾ ਨੂੰ ਮਿਲਣ ਲਈ ਗਿਆ। **3** ਉਹ ਵੀ ਪੌਲੁਸ ਦੀ ਤਰ੍ਹਾਂ ਤੰਬੂ ਬਣਾਉਣ ਵਾਲੇ ਹੀ ਸਨ। ਪੌਲੁਸ ਉਨ੍ਹਾਂ ਕੋਲ ਠਹਿਰ ਕੇ ਉਨ੍ਹਾਂ ਨਾਲ ਕੰਮ ਕਰਨ ਲੱਗ ਪਿਆ।

4 ਹਰ ਸਬਤ ਦੇ ਦਿਨ ਪੌਲੁਸ ਯਹੂਦੀਆਂ ਅਤੇ ਯੂਨਾਨੀਆਂ ਨਾਲ ਯਹੂਦੀ ਮੰਦਰ ਵਿੱਚ ਚਰਚਾ ਕਰਦਾ। ਪੌਲੁਸ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। **5** ਸੀਲਾਸ ਅਤੇ ਤਿਮੋਥਿਊਸ ਮਕਦਨਿਯਾ ਤੋਂ ਪੌਲੁਸ ਕੋਲ ਕੁਰਿੰਥੀਆਂ ਵਿੱਚ ਆ ਗਏ। ਇਸ ਤੋਂ ਬਾਅਦ ਉਸ ਨੇ ਖੁਸ਼ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ। **6** ਪਰ ਉਨ੍ਹਾਂ ਨੇ ਉਸ ਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੰਪਣਿਆਂ ਦੀ ਯੂਝ ਝਾੜਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੇਸ਼ਾਂ ਕਾਰਣ ਬਚਾਏ ਨਾ ਜਾਵੋਗੇ। ਮੈਂ ਜੋ ਕਰ ਸਕਦਾ ਸੀ, ਕੀਤਾ ਹੈ। ਇਸ ਤੋਂ ਬਾਅਦ ਮੈਂ ਸਿਰਫ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”

7 ਪੌਲੁਸ ਯਹੂਦੀ ਮੰਦਰ ਨੂੰ ਛੱਡ ਕੇ ਤੀਤੂਸ ਯੂਸਤੂਸ ਦੇ ਘਰ ਨੂੰ ਚਲਾ ਗਿਆ। ਇਹ ਮਨੁੱਖ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਸੀ। ਇਸ ਦਾ ਘਰ ਯਹੂਦੀ ਮੰਦਰ ਦੇ ਨਾਲ ਲੱਗਦਾ ਸੀ। **8** ਉਸ ਯਹੂਦੀ ਮੰਦਰ ਦਾ ਆਗੂ ਕਰਿਸਪੁਸ ਸੀ। ਕਰਿਸਪੁਸ ਅਤੇ ਸਾਰੇ ਉਸ ਦੇ ਘਰ ਵਿੱਚ ਰਹਿਣ ਵਾਲਿਆਂ ਲੋਕਾਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ। ਕੁਰਿੰਥੀਆਂ ਵਿੱਚ ਹੋਰ ਵੀ ਬਹੁਤ ਸਾਰੇ ਲੋਕਾਂ ਨੇ ਪੌਲੁਸ ਨੂੰ ਸੁਣਿਆ ਅਤੇ ਵਿਸ਼ਵਾਸ ਕੀਤਾ ਤੇ ਫਿਰ ਉਨ੍ਹਾਂ ਨੂੰ ਵੀ ਬਪਤਿਸਮਾ ਦਿੱਤਾ ਗਿਆ।

9 ਰਾਤ ਵੇਲੇ ਪੌਲੁਸ ਨੂੰ ਦਰਸ਼ਣ ਹੋਏ ਜਿਸ ਵਿੱਚ ਪ੍ਰਭੂ ਸੁਆਮੀ ਨੇ ਉਸ ਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ। **10** ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।” **11** ਪੌਲੁਸ ਉਥੇ ਕੋਈ ਡੇਢ ਕੁ ਸਾਲ ਠਹਿਰਿਆ ਅਤੇ ਲੋਕਾਂ ਨੂੰ ਪਰਮੇਸ਼ੁਰ ਦੇ ਉਪਦੇਸ਼ ਸੁਣਾਉਂਦਾ ਰਿਹਾ।

ਰਸੂਲਾਂ ਦੇ ਕਰਤੱਬ

ਪੌਲਸ ਨੂੰ ਗਾਲੀਓ ਅੱਗੇ ਪੇਸ਼ ਕੀਤਾ ਗਿਆ

12ਜਦੋਂ ਗਾਲੀਓ ਅਖਾਯਾ ਦੇਸ ਦਾ ਰਾਜਪਾਲ ਬਣ ਗਿਆ, ਕੁਝ ਯਹੂਦੀ ਲੋਕ ਇੱਕ ਸਾਥ ਪੌਲਸ ਦੇ ਵਿਰੁੱਧ ਇਕੱਠੇ ਹੋਏ ਅਤੇ ਉਸ ਨੂੰ ਅਦਾਲਤ ਵਿੱਚ ਲੈ ਗਏ 13ਅਤੇ ਉਨ੍ਹਾਂ ਜਾ ਕੇ ਗਾਲੀਓ ਨੂੰ ਆਖਿਆ, “ਉਹ ਲੋਕਾਂ ਨੂੰ ਪਰਮੇਸੁਰ ਦੀ ਉਪਾਸਨਾ ਅਜਿਹੇ ਢੰਗ ਨਾਲ ਕਰਨ ਲਈ ਸਿਖਾਉਂਦਾ ਹੈ ਜੋ ਕਿ ਸਾਡੇ ਯਹੂਦੀ ਸ਼ਰਾ ਦੇ ਖਿਲਾਫ਼ ਹੈ।”

14ਜਦੋਂ ਪੌਲਸ ਕੁਝ ਆਖਣ ਲਈ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, “ਹੈ ਯਹੂਦੀਓ! ਮੈਂ ਤੁਹਾਡੀ ਗੱਲ ਤਾਂ ਸੁਣੀ ਹੁੰਦੀ ਜੇਕਰ ਇਹ ਕਿਸੇ ਗੰਭੀਰ ਅਪਰਾਧ ਜਾਂ ਗਾਲਤ ਕਰਨੀਆਂ ਦਾ ਮਾਮਲਾ ਹੁੰਦਾ। 15ਪਰ ਜੇ ਗੱਲ ਤੁਸੀਂ ਯਹੂਦੀ ਆਖ ਰਹੇ ਹੋ ਇਹ ਝਗੜੇ ਤਾਂ ਤੁਹਾਡੀ ਆਪਣੀ ਸ਼ਰਾ, ਸ਼ਬਦਾਂ ਅਤੇ ਨਾਵਾਂ ਦੇ ਹਨ, ਸੇ ਇਹ ਤੁਸੀਂ ਹੀ ਜਾਣੋ। ਮੈਂ ਨਹੀਂ ਚਾਹੁੰਦਾ ਕਿ ਮੈਂ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ।” 16ਤਦ ਗਾਲੀਓ ਨੇ ਉਨ੍ਹਾਂ ਨੂੰ ਅਦਾਲਤ ਤੋਂ ਬਾਹਰ ਜਾਣ ਨੂੰ ਕਿਹਾ।

17ਤਦ ਉਨ੍ਹਾਂ ਸਾਰਿਆਂ ਨੇ ਸੋਸਥਨੇਜ਼ ਨੂੰ ਫੜ ਲਿਆ। ਸੋਸਥਨੇਜ਼ ਉਸ ਵਕਤ ਯਹੂਦੀ ਮੰਦਰ ਦਾ ਆਗੂ ਸੀ। ਉਨ੍ਹਾਂ ਨੇ ਉਸ ਨੂੰ ਅਦਾਲਤ ਦੇ ਸਾਹਮਣੇ ਲਿਆ ਕੇ ਮਾਰਿਆ, ਪਰ ਗਾਲੀਓ ਨੇ ਇਸ ਬਾਰੇ ਕੋਈ ਧਿਆਨ ਨਾ ਦਿੱਤਾ।

ਪੌਲਸ ਦਾ ਅੰਤਾਕਿਯਾ ਨੂੰ ਮੁਕਤਾ

18ਪੌਲਸ ਉਥੇ ਬਹੁਤ ਦਿਨ ਠਹਿਰਿਆ। ਫੇਰ ਉਸ ਨੇ ਭਰਾਵਾਂ ਨੂੰ ਅਲਵਿਦਾ ਆਖੀ ਅਤੇ ਸੁਰਿਯਾ ਲਈ ਜਹਾਜ਼ ਵਿੱਚ ਸਫ਼ਰ ਕੀਤਾ। ਪ੍ਰਿਸਕਿੱਲਾ ਅਤੇ ਅਕੂਲਾ ਵੀ ਉਸ ਦੇ ਨਾਲ ਸਨ। ਕੰਥਰਿਯਾ ਵਿੱਚ ਪੌਲਸ ਨੇ ਆਪਣੇ ਵਾਲ ਕਟਾ ਲਏ, ਕਿਉਂਕਿ ਉਸ ਨੇ ਮੰਨਤ ਮੰਨੀ ਸੀ। 19ਤਦ ਉਹ ਅਫ਼ਸੁਸ ਸ਼ਹਿਰ ਵਿੱਚ ਪਹੁੰਚਿਆ ਅਤੇ ਇੱਥੇ ਹੀ ਉਸ ਨੇ ਅਕੂਲਾ ਅਤੇ ਪ੍ਰਿਸਕਿੱਲਾ ਨੂੰ ਛੱਡਿਆ। ਅਫ਼ਸੁਸ ਵਿੱਚ ਪੌਲਸ ਯਹੂਦੀ ਮੰਦਰ ਵਿੱਚ ਗਿਆ ਅਤੇ ਯਹੂਦੀਆਂ ਨਾਲ ਗੱਲ ਬਾਤ ਕੀਤੀ। 20ਯਹੂਦੀਆਂ ਨੇ ਪੌਲਸ ਨੂੰ ਉਥੇ ਕੁਝ ਦੇਰ ਰੁਕਣ ਲਈ ਕਿਹਾ, ਪਰ ਉਸ ਨੇ ਮਨ੍ਹਾ ਕਰ ਦਿੱਤਾ। 21ਪੌਲਸ ਨੇ ਉਨ੍ਹਾਂ ਤੋਂ ਵਿਦਾ ਹੋਇਆ ਅਤੇ ਕਿਹਾ, “ਜੇ ਪਰਮੇਸੁਰ ਨੇ ਚਾਹਿਆ ਤਾਂ ਮੈਂ ਤੁਹਾਡੇ ਕੋਲ ਫੇਰ ਆਵਾਂਗਾ।” ਇਉਂ ਪੌਲਸ ਅਫ਼ਸੁਸ ਤੋਂ ਰਵਾਨਾ ਹੋਇਆ।

22ਅਤੇ ਕੈਸਰਿਯਾ ਸ਼ਹਿਰ ਵਿੱਚ ਪਹੁੰਚਿਆ। ਫੇਰ ਉਹ ਯਹੂਸ਼ਲਮ ਵਿੱਚ ਕਲੀਸਿਯਾ ਨੂੰ ਸੁਭਕਮਨਾਵਾਂ ਦੇਣ ਲਈ ਗਿਆ। ਉਸ ਤੋਂ ਬਾਅਦ ਉਹ ਅੰਤਾਕਿਯਾ ਨੂੰ ਗਿਆ, 23ਅਤੇ ਉਥੇ ਕੁਝ ਦੇਰ ਰੁਕਿਆ ਅਤੇ ਫਿਰ ਅੰਤਾਕਿਯਾ ਨੂੰ ਛੱਡ ਕੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਦੇਸ ਵਿੱਚ ਥਾਂ-ਥਾਂ ਫਿਰ ਕੇ ਯਿਸੂ ਦੇ ਸਾਰੇ ਚੇਲਿਆਂ ਨੂੰ ਤਕੜਿਆਂ ਕਰਦਾ ਰਿਹਾ।

ਅਪੁੱਲੋਸ ਦਾ ਅਫ਼ਸੁਸ ਅਤੇ ਅਖਾਯਾ ਵੱਲ ਜਾਣਾ

24ਇੱਕ ਯਹੂਦੀ ਜਿਸ ਦਾ ਨਾਮ ਅਪੁੱਲੋਸ ਸੀ ਅਫ਼ਸੁਸ ਵਿੱਚ ਆਇਆ। ਉਹ ਸਿਕੰਦਰਿਯਾ ਸ਼ਹਿਰ ਦਾ ਜੰਮਿਆ ਇੱਕ ਪੜ੍ਹਿਆ-ਲਿਖਿਆ ਆਦਮੀ ਸੀ। ਉਸ ਨੂੰ ਪੋਥੀਆਂ ਬਾਰੇ ਬੜੀ ਜਾਣਕਾਰੀ ਸੀ। 25ਉਸ ਨੂੰ ਪ੍ਰਭੂ ਦੇ ਮਾਰਗ ਬਾਰੇ ਸਿਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬੜੇ ਜੋਸ਼ ਨਾਲ ਬੋਲਦਾ ਸੀ। ਉਹ ਯਿਸੂ ਬਾਰੇ ਜੋ ਸਿੱਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਰੰਨਾ ਦੇ ਬਪਤਿਸਮੇ ਬਾਰੇ ਪਤਾ ਸੀ। 26ਅਪੁੱਲੋਸ ਨੇ ਨਿਡਰਤਾ ਨਾਲ ਯਹੂਦੀ

ਮੰਦਰ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸਕਿੱਲਾ ਅਤੇ ਅਕੂਲਾ ਨੇ ਵੀ ਉਸ ਨੂੰ ਬੋਲਦਿਆਂ ਸੁਣਿਆ। ਫੇਰ ਉਹ ਉਸ ਨੂੰ ਆਪਣੇ ਘਰ ਲੈ ਗਏ ਅਤੇ ਉਸ ਨੂੰ ਪਰਮੇਸੁਰ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।

27ਅਪੁੱਲੋਸ ਅਖਾਯਾ ਦੇਸ ਨੂੰ ਜਾਣਾ ਚਾਹੁੰਦਾ ਸੀ ਅਤੇ ਅਫ਼ਸੁਸ ਵਿੱਚ ਰਹਿੰਦੇ ਭਰਾਵਾਂ ਨੇ ਉਸ ਦੀ ਮਦਦ ਕੀਤੀ। ਉਨ੍ਹਾਂ ਨੇ ਅਖਾਯਾ ਵਿੱਚ ਰਹਿੰਦੇ ਯਿਸੂ ਦੇ ਚੇਲਿਆਂ ਨੂੰ ਇੱਕ ਚਿੱਠੀ ਲਿਖੀ ਭਈ ਉਹ ਅਪੁੱਲੋਸ ਦਾ ਆਦਰ ਕਰਨ। ਜਦ ਉਹ ਅਖਾਯਾ ਵਿੱਚ ਪਹੁੰਚਿਆ ਤਾਂ ਉਨ੍ਹਾਂ ਨਿਰਚਾਵਾਨਾਂ ਦੇ ਲਈ ਬੜੀ ਮਦਦ ਹੋਇਆ ਜਿਨ੍ਹਾਂ ਨੇ ਪਰਮੇਸੁਰ ਦੀ ਕਿਰਪਾ ਨਾਲ ਯਿਸੂ ਉੱਤੇ ਨਿਰਚਾ ਕੀਤੀ ਸੀ। 28ਉਸ ਨੇ ਯਹੂਦੀਆਂ ਨਾਲ ਬੜੀ ਤਕੜੀ ਦਲੀਲਬਾਜ਼ੀ ਕੀਤੀ ਅਤੇ ਸਾਰੇ ਲੋਕਾਂ ਸਾਹਮਣੇ ਸਾਫ਼ ਤੌਰ ਤੇ ਸਾਬਤ ਕਰ ਦਿੱਤਾ ਕਿ ਯਹੂਦੀ ਗਲਤ ਸਨ। ਉਸ ਨੇ ਪੋਥੀਆਂ ਵਿਖਾਈਆਂ ਅਤੇ ਇਹ ਦਰਸਾਇਆ ਕਿ ਯਿਸੂ ਹੀ ਮਸੀਹ ਹੈ।

ਅਫ਼ਸੁਸ ਵਿੱਚ ਪੌਲਸ

19 ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲਸ ਨੇ ਉਸ ਦੇਸ ਦੇ ਪਹਾੜੀ ਖੇਤਰ ਦਾ ਸਫ਼ਰ ਕੀਤਾ ਅਤੇ ਅੰਤ ਵਿੱਚ ਅਫ਼ਸੁਸ ਪਹੁੰਚਿਆ। 2ਉਥੇ ਉਹ ਕੁਝ ਚੇਲਿਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ, “ਜਦੋਂ ਤੁਸੀਂ ਨਿਰਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਪ੍ਰਾਪਤ ਹੋਇਆ।” ਇਨ੍ਹਾਂ ਚੇਲਿਆਂ ਨੇ ਉਸ ਨੂੰ ਕਿਹਾ, “ਅਸੀਂ ਤਾਂ ਕਦੇ ਪਵਿੱਤਰ ਆਤਮਾ ਬਾਰੇ ਸੁਣਿਆ ਤੱਕ ਵੀ ਨਹੀਂ।”

3ਤਾਂ ਪੌਲਸ ਨੇ ਉਨ੍ਹਾਂ ਨੂੰ ਪੁੱਛਿਆ, “ਫੇਰ ਤੁਸੀਂ ਕਾਰਦਾ ਬਪਤਿਸਮਾ ਲਿਆ ਸੀ?”

ਉਨ੍ਹਾਂ ਨੇ ਕਿਹਾ, “ਯੂਰੰਨਾ ਦਾ ਬਪਤਿਸਮਾ।”

4ਪੌਲਸ ਨੇ ਕਿਹਾ, “ਯੂਰੰਨਾ ਨੇ ਲੋਕਾਂ ਨੂੰ ਤੋਬਾ ਦਾ ਬਪਤਿਸਮਾ ਦਿੱਤਾ ਕਿ ਉਹ ਆਪਣੇ ਜੀਵਨ ਬਦਲਣੇ ਚਾਹੁੰਦੇ ਸਨ ਅਤੇ ਉਹ ਲੋਕਾਂ ਨੂੰ ਉਸ ਇੱਕ ਬਾਰੇ ਦੱਸਦਾ ਸੀ ਜਿਸ ਨੇ ਉਸ ਤੋਂ ਬਾਅਦ ਆਉਣਾ ਸੀ, ਉਹ ਵਿਅਕਤੀ ਯਿਸੂ ਸੀ।”

5ਜਦੋਂ ਉਨ੍ਹਾਂ ਚੇਲਿਆਂ ਨੇ ਇਹ ਸੁਣਿਆ, ਤਾਂ ਉਨ੍ਹਾਂ ਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਬਪਤਿਸਮਾ ਦਿੱਤਾ। 6ਫੇਰ ਜਦੋਂ ਪੌਲਸ ਨੇ ਉਨ੍ਹਾਂ ਤੋਂ ਆਪਣਾ ਹੱਥ ਰੱਖਿਆ ਤਾਂ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ। ਤਾਂ ਉਹ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿੱਖ ਬਾਈਆਂ ਕਰਨ ਲੱਗੇ। 7ਇਸ ਯਥੇ ਵਿੱਚ ਕੋਈ ਬਾਗ਼ਾਂ ਕੁ ਮਨੁੱਖ ਸਨ।

8ਪੌਲਸ ਯਹੂਦੀ ਮੰਦਰ ਵਿੱਚ ਗਿਆ ਅਤੇ ਨਿਡਰ ਹੋ ਕੇ ਬੋਲਿਆ। ਉਸ ਨੇ ਇਹ ਕਾਰਜ ਤਿੰਨ ਮਹੀਨਿਆਂ ਤੱਕ ਜਾਰੀ ਰੱਖਿਆ। ਉਸ ਨੇ ਯਹੂਦੀਆਂ ਨਾਲ ਚਰਚਾ ਕੀਤੀ ਅਤੇ ਪਰਮੇਸੁਰ ਦੇ ਰਾਜ ਬਾਰੇ ਜੋ ਬਚਨ ਉਹ ਕਰਦਾ ਉਨ੍ਹਾਂ ਨੂੰ ਮਨਵਾਉਣ ਦੀ ਕੋਸ਼ਿਸ਼ ਕਰਦਾ ਸੀ। 9ਪਰ ਕੁਝ ਯਹੂਦੀ ਬੜੇ ਕੱਟੜ ਸਨ ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਹਮਣੇ ਯਿਸੂ ਦੇ ਰਾਗ ਬਾਰੇ ਮਾੜੀਆਂ ਗੱਲਾਂ ਬੋਲੀਆਂ। ਤਦ ਪੌਲਸ ਉਨ੍ਹਾਂ ਨੂੰ ਛੱਡ ਕੇ ਚਲਾ ਗਿਆ ਤੇ ਯਿਸੂ ਦੇ ਚੇਲਿਆਂ ਨੂੰ ਆਪਣੇ ਨਾਲ ਲੈ ਕੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਗਿਆ। ਉਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ। 10ਪੌਲਸ ਅਜਿਹਾ ਦੇ ਸਾਲ ਤੱਕ ਕਰਦਾ ਰਿਹਾ। ਇਸ ਕੰਮ ਕਰਕੇ ਅਸਿਯਾ ਦੇ ਹਰ ਮਨੁੱਖ, ਯਹੂਦੀ ਤੇ ਗੈਰ-ਯਹੂਦੀ, ਸਭ ਨੇ ਪ੍ਰਭੂ ਦੇ ਬਚਨਾਂ ਨੂੰ ਸੁਣਿਆ।

ਸਕੇਵਾ ਦੇ ਪੁੱਤਰ

11ਪਰਮੇਸੁਰ ਪੌਲਸ ਰਾਹੀਂ ਕੁਝ ਮਹਾਨ ਕਰਿਸ਼ਮੇ ਕਰਵਾਉਂਦਾ ਹੁੰਦਾ ਸੀ। 12ਕੁਝ ਲੋਕਾਂ ਨੇ ਉਹ ਕੱਪੜੇ ਅਤੇ ਰੁਮਾਲ ਲੈ ਲਏ ਜੋ ਪੌਲਸ ਨੇ ਇਸਤੇਮਾਲ ਕੀਤੇ ਸਨ ਅਤੇ ਉਹ ਉਨ੍ਹਾਂ ਨੂੰ ਬਿਮਾਰ ਲੋਕਾਂ ਉੱਤੇ ਪਾ ਦਿੰਦੇ ਸਨ। ਜਦੋਂ ਅਜਿਹੇ ਕੱਪੜੇ ਰੋਗੀਆਂ ਨੂੰ ਛੂੰਹਦੇ ਤਾਂ ਉਹ ਰੋਗੀ ਤੰਦਰੁਸਤ ਹੋ ਜਾਂਦੇ ਅਤੇ ਭਰਿਸ਼ਟ ਆਤਮੇ ਉਨ੍ਹਾਂ ਨੂੰ ਛੱਡ ਜਾਂਦੇ।

13-14ਕੁਝ ਯਹੂਦੀ ਲੋਕ ਵੀ ਇਧਰ-ਉਧਰ ਫਿਰਦਿਆਂ ਹੋਇਆਂ ਲੋਕਾਂ ਵਿੱਚੋਂ ਭਰਿਸ਼ਟ ਆਤਮੇ ਕੱਢਦੇ ਹੁੰਦੇ ਸਨ। ਸਕੇਵਾ ਵੱਡੇ ਜਾਜਕ ਦੇ ਸੱਤੇ ਪੁੱਤਰ ਇਹੀ ਕੰਮ ਕਰਦੇ ਸਨ। ਉਨ੍ਹਾਂ ਨੇ ਯਿਸੂ ਦੇ ਨਾਂ ਨੂੰ ਇਸਤੇਮਾਲ ਕਰਕੇ ਭਰਿਸ਼ਟ ਆਤਮਿਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਆਖਿਆ, “ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਉਸੇ ਯਿਸੂ ਦੇ ਨਾਂ ਤੇ ਬਾਹਰ ਆ ਜਾਓ ਜਿਸ ਬਾਰੇ ਪੌਲਸ ਦੱਸਦਾ ਹੈ।”

15ਪਰ ਭਰਿਸ਼ਟ ਆਤਮਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਯਿਸੂ ਨੂੰ ਵੀ ਜਾਣਦਾ ਹਾਂ ਅਤੇ ਪੌਲਸ ਨੂੰ ਵੀ, ਪਰ ਤੁਸੀਂ ਕੌਣ ਹੋ?”

16ਤਦ ਉਹ ਆਦਮੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਉੱਤੇ ਆਣ ਪਿਆ। ਉਹ ਉਨ੍ਹਾਂ ਤੋਂ ਕਿਤੇ ਵੱਧ ਤਾਕਤਵਰ ਸੀ। ਉਸ ਨੇ ਉਨ੍ਹਾਂ ਨੂੰ ਕੁਟਿਆ ਅਤੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ। ਇਸ ਲਈ ਉਹ ਨੰਗੇ ਅਤੇ ਜ਼ਖਮੀ ਹੀ ਉਸ ਘਰੋਂ ਭੱਜ ਗਏ।

17ਅਫ਼ਸੁਸ ਵਿੱਚ ਰਹਿੰਦੇ ਸਾਰੇ ਯਹੂਦੀ ਅਤੇ ਯੂਨਾਨੀ ਸਭਨਾਂ ਨੂੰ ਇਸ ਗੱਲ ਬਾਰੇ ਪਤਾ ਲੱਗ ਗਿਆ ਤੇ ਉਨ੍ਹਾਂ ਸਾਰਿਆਂ ਦੇ ਮਨਾਂ ਵਿੱਚ ਡਰ ਆ ਗਿਆ ਅਤੇ ਲੋਕਾਂ ਨੇ ਪ੍ਰਭੂ ਯਿਸੂ ਦੇ ਨਾਂ ਨੂੰ ਵੱਡਾ ਆਦਰ ਦਿੱਤਾ। 18ਬਹੁਤ ਸਾਰੇ ਨਿਰਚਾਵਾਨ ਅੱਗੇ ਆਏ ਅਤੇ ਸਾਰੇ ਲੋਕਾਂ ਸਾਹਮਣੇ, ਜਿਹੜੀਆਂ ਭਰਿਸ਼ਟ ਕਰਨੀਆਂ ਉਨ੍ਹਾਂ ਨੇ ਕੀਤੀਆਂ ਸਨ, ਸਵੀਕਾਰ ਕਰ ਲਈਆਂ। 19ਅਨੇਕਾਂ ਨਿਰਚਾਵਾਨਾਂ ਨੇ ਜਿਹੜੇ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆ ਕੇ ਲੋਕਾਂ ਸਾਹਮਣੇ ਸਾੜ ਦਿੱਤੀਆਂ। ਇਹ ਪੁਸਤਕਾਂ ਤਕਰੀਬਨ 50,000 ਚਾਂਦੀ ਦੇ ਸਿੱਕਿਆਂ ਦੇ ਤੁੱਲ ਸਨ। 20ਇਸ ਤਰ੍ਹਾਂ ਪ੍ਰਭੂ ਦਾ ਬਚਨ ਸ਼ਕਤੀਸ਼ਾਲੀ ਢੰਗ ਨਾਲ ਵੱਧ ਤੋਂ ਵੱਧ ਲੋਕਾਂ ਦੇ ਦਿਲਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ ਅਤੇ ਬਹੁਤ ਸਾਰੇ ਨਿਰਚਾਵਾਨ ਬਣ ਗਏ।

ਪੌਲਸ ਵੱਲੋਂ ਇੱਕ ਯਾਤਰਾ ਦੀ ਯੋਜਨਾ

21ਇਨ੍ਹਾਂ ਘਟਨਾਵਾਂ ਤੋਂ ਬਾਅਦ ਪੌਲਸ ਨੇ ਯਹੂਸ਼ਲਮ ਵਿੱਚ ਜਾਣ ਦੀ ਯੋਜਨਾ ਬਣਾਈ। ਉਸ ਨੇ ਯਹੂਸ਼ਲਮ ਮਕਦੂਨਿਆ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਜਾਣ ਦੀ ਵਿਉਂਤ ਬਣਾਈ। ਉਸ ਨੇ ਸੋਚਿਆ “ਮੇਰੇ ਯਹੂਸ਼ਲਮ ਯਾਤਰਾ ਕਰਨ ਤੋਂ ਬਾਅਦ, ਮੈਨੂੰ ਰੋਮ ਦੀ ਯਾਤਰਾ ਵੀ ਕਰਨੀ ਚਾਹੀਦੀ ਹੈ।” 22ਤਿਮੋਥਿਉਸ ਅਤੇ ਇਰਸਤੁਸ ਪੌਲਸ ਦੇ ਦੋ ਚੰਗੇ ਮਦਦ ਕਰਨ ਵਾਲੇ ਮਨੁੱਖ ਸਨ। ਪੌਲਸ ਨੇ ਉਨ੍ਹਾਂ ਨੂੰ ਮਕਦੂਨਿਆ ਵਿੱਚ ਭੇਜਿਆ ਅਤੇ ਆਪ ਕੁਝ ਦੇਰ ਅਸਿਯਾ ਵਿੱਚ ਰੁਕਿਆ।

ਅਫ਼ਸੁਸ ਵਿੱਚ ਮੁਸੀਬਤ

23ਪਰ ਉਸ ਸਮੇਂ ਅਫ਼ਸੁਸ ਵਿੱਚ ਯਿਸੂ ਦੇ ਰਸਤੇ ਬਾਬਤ ਇੱਕ ਵੱਡਾ ਸੰਕਟ ਸੀ। 24ਇਹ ਸਭ ਇਵੇਂ ਵਾਪਰਿਆ; ਉਥੇ ਦੇਮੋਤ੍ਰਿਯੂਸ ਨਾਂ ਦਾ ਇੱਕ ਮਨੁੱਖ ਸੀ ਜਿਹੜਾ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ

ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ।

25ਦੇਮੋਤ੍ਰਿਯੂਸ ਨੇ ਇਨ੍ਹਾਂ ਕਾਰੀਗਰਾਂ ਅਤੇ ਇਹੋ ਜਿਹੇ ਕੰਮ ਨਾਲ ਸੰਬੰਧਤ ਲੋਕਾਂ ਦੀ ਇੱਕ ਬੈਠਕ ਬੁਲਾਈ ਅਤੇ ਆਖਿਆ, “ਲੋਕੇ, ਤੁਸੀਂ ਜਾਣਦੇ ਹੋ ਕਿ ਅਸੀਂ ਇਸ ਕੰਮ ਤੋਂ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ। 26ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸ ਦਾ ਕਹਿਣਾ ਹੈ ਕਿ ਮਨੁੱਖ ਜਿਹੜੇ ਦੇਵਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ। 27ਜਿਹੜੀਆਂ ਗੱਲਾਂ ਉਹ ਆਖਦਾ ਹੈ, ਹੋ ਸਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣਾ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਪੂਰਨ ਹੈ। ਉਸ ਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸ ਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।”

28ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ ਅਤੇ ਉੱਚੀ-ਉੱਚੀ ਚਿਲਾਉਣ ਲੱਗੇ, “ਅਫ਼ਸੁਸ ਸ਼ਹਿਰ ਦੀ ਦੇਵੀ ਅਰਤਿਮਿਸ ਮਹਾਨ ਹੈ!” 29ਸ਼ਹਿਰ ਵਿੱਚ ਗੜਬੜੀ ਮੱਚ ਗਈ। ਭੀੜ ਨੇ ਮਕਦੂਨਿਆ ਤੋਂ ਆਏ ਗਾਯੂਸ ਅਤੇ ਅਰਿਸਤਰਖੁਸ ਨੂੰ ਜਿਹੜੇ ਪੌਲਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫੜ ਲਿਆ। ਤਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕੱਠੇ ਹੋਏ। 30ਪੌਲਸ ਅੰਦਰ ਜਾ ਕੇ ਭੀੜ ਨਾਲ ਗੱਲ ਕਰਨੀ ਚਾਹੁੰਦਾ ਸੀ, ਪਰ ਯਿਸੂ ਦੇ ਚੇਲਿਆਂ ਨੇ ਉਸ ਨੂੰ ਅੰਦਰ ਨਾ ਜਾਣ ਦਿੱਤਾ। 31ਉਸ ਦੇਸ ਦੇ ਕੁਝ ਆਗੂ ਪੌਲਸ ਦੇ ਮਿੱਤਰ ਵੀ ਸਨ। ਉਨ੍ਹਾਂ ਨੇ ਉਸ ਨੂੰ ਇਹ ਬੇਨਤੀ ਕਰਦਿਆਂ ਕਿ ਉਹ ਮੈਦਾਨ ਵਿੱਚ ਨਾ ਜਾਵੇ, ਇੱਕ ਸੰਦੇਸ਼ ਭੇਜਿਆ।

32ਕੁਝ ਲੋਕ ਰੌਲਾ ਪਾ ਕੇ ਕੁਝ ਆਖ ਰਹੇ ਸਨ ਤੇ ਕੁਝ ਲੋਕ ਕੁਝ ਹੋਰ। ਉਥੇ ਲੋਕਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਕਿ ਉਹ ਇਕੱਠੇ ਕਿਉਂ ਹੋਏ ਹਨ, ਹਫੜਾ-ਦਫੜੀ ਮੱਚੀ ਹੋਈ ਸੀ। 33ਯਹੂਦੀਆਂ ਨੇ ਇੱਕ ਸਿਕੰਦਰ ਨਾਂ ਦੇ ਆਦਮੀ ਨੂੰ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ। ਲੋਕਾਂ ਨੇ ਉਸ ਨੂੰ ਕਿਹਾ ਕਿ ਕੀ ਕਰੀਏ? ਉਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਵਾਸਤੇ ਆਪਣੇ ਹੱਥ ਚੁੱਕੇ, ਕਿਉਂਕਿ ਉਹ ਉਨ੍ਹਾਂ ਗੱਲਾਂ ਦੀ ਵਿਆਖਿਆ ਕਰਨੀ ਚਾਹੁੰਦਾ ਸੀ। 34ਪਰ ਜਦ ਲੋਕਾਂ ਨੇ ਮਹਿਸੂਸ ਕੀਤਾ ਕਿ ਸਿਕੰਦਰ ਇੱਕ ਯਹੂਦੀ ਸੀ, ਉਨ੍ਹਾਂ ਸਭਨਾ ਨੇ ਇੱਕ ਅਵਾਜ਼ ਵਿੱਚ ਇਹ ਆਖਦਿਆਂ ਹੋਇਆਂ ਦੋ ਘੰਟਿਆਂ ਲਈ ਰੌਲਾ ਪੌਣਾ ਸ਼ੁਰੂ ਕਰ ਦਿੱਤਾ, “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ!”

35ਫੇਰ ਸ਼ਹਿਰ ਦੇ ਮੁਹਰੱਰ ਨੇ ਉਨ੍ਹਾਂ ਨੂੰ ਸ਼ਾਂਤ ਹੋਣ ਲਈ ਜ਼ੋਰ ਪਾਇਆ ਅਤੇ ਆਖਿਆ, “ਹੇ ਅਫ਼ਸੀਆਂ ਮਨੁੱਖੇ, ਉਹ ਕੌਣ ਹੈ ਜੋ ਇਹ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਰ ਅਤੇ ਸਵਰਨ ਵੱਲੋਂ ਡਿੱਗੀ ਹੋਈ ਪਵਿੱਤਰ ਚੱਟਾਨ ਦਾ ਸੇਵਕ ਹੈ?” 36ਕੋਈ ਵੀ ਨਹੀਂ ਆਖ ਸਕਦਾ ਕਿ ਇਹ ਗੱਲਾਂ ਸੱਚੀਆਂ ਨਹੀਂ ਹਨ, ਇਸ ਲਈ ਤੁਹਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਸੋਚੇ ਸਮਝੇ ਕੁਛ ਨਹੀਂ ਕਰਨਾ ਚਾਹੀਦਾ ਹੈ।

37“ਤੁਸੀਂ ਇਨ੍ਹਾਂ ਆਦਮੀਆਂ ਨੂੰ ਇੱਥੇ ਲਿਆਏ ਹੋ, ਪਰ ਇਨ੍ਹਾਂ ਨੇ ਸਾਡੀ ਦੇਵੀ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਨਹੀਂ ਬੋਲੇ, ਨਾ ਹੀ ਇਨ੍ਹਾਂ ਨੇ ਉਸ ਦੇ ਮੰਦਰ ਵਿੱਚੋਂ ਕੁਝ ਚੋਰੀ ਕੀਤਾ ਹੈ। 38ਸਾਡੇ ਕੋਲ ਅਦਾਲਤਾਂ ਹਨ ਅਤੇ ਉਥੇ ਨਿਆਂਕਾਰ ਹਨ। ਜੇਕਰ ਦੇਮੋਤ੍ਰਿਯੂਸ ਅਤੇ ਉਸ ਦੇ ਨਾਲ ਕੰਮ ਕਰਨ ਵਾਲੇ ਹੋਰਨਾਂ ਨੂੰ ਕਿਸੇ ਦੇ ਖਿਲਾਫ਼ ਕੋਈ

ਰਸੂਲਾਂ ਦੇ ਕਰਤੱਬ

ਸ਼ਿਕਾਇਤ ਹੈ, ਤਾਂ ਉਨ੍ਹਾਂ ਨੂੰ ਕਚਿਰੀਆਂ ਵਿੱਚ ਜਾਣਾ ਚਾਹੀਦਾ ਹੈ। ਉੱਥੇ ਉਹ ਆਪਣੇ ਮਾਮਲੇ ਬਾਰੇ ਇੱਕ ਦੂਜੇ ਦੇ ਖਿਲਾਫ਼ ਦਲੀਲਬਾਜ਼ੀ ਕਰ ਸਕਦੇ ਹਨ।

39 “ਕੀ ਹੋਰ ਵੀ ਕੋਈ ਗੱਲ ਹੈ ਜਿਸ ਬਾਰੇ ਤੁਸੀਂ ਕੁਝ ਆਖਣਾ ਚਾਹੁੰਦੇ ਹੋ? ਤਾਂ ਜਿਹੜੀ ਲੋਕਾਂ ਦੀ ਮਜ਼ਲਮ ਲੱਗਦੀ ਹੈ, ਇਹ ਨਿਬੇੜਾ ਉੱਥੇ ਹੋਵੇਗਾ। 40 ਅੱਜ ਵਾਪਰੀ ਮੁਸੀਬਤ ਕਰਕੇ ਸਾਨੂੰ ਦੰਗਿਆਂ ਦੇ ਅਪਰਾਧੀ ਸਮਝੇ ਜਾਣ ਦਾ ਖਤਰਾ ਹੈ। ਅਸੀਂ ਇਸ ਅਫ਼ਰਾਤਫ਼ਰੀ ਦੀ ਵਿਆਖਿਆ ਨਹੀਂ ਕਰ ਸਕਦੇ, ਕਿਉਂਕਿ ਸਾਡੇ ਕੋਲ; ਇਸ ਸਭਾ ਲਈ ਕੋਈ ਪੱਕਾ ਕਾਰਣ ਨਹੀਂ ਹੈ।” 41 ਜਦੋਂ ਸ਼ਹਿਰ ਦੇ ਮੁਹਰਰ ਨੇ ਅਜਿਹੀਆਂ ਗੱਲਾਂ ਕੀਤੀਆਂ, ਤਾਂ ਉਸ ਨੇ ਲੋਕਾਂ ਨੂੰ ਘਰਾਂ ਨੂੰ ਵਾਪਸ ਜਾਣ ਲਈ ਕਿਹਾ ਤਾਂ ਸਭ ਲੋਕੀਂ ਘਰੋ-ਘਰੀਂ ਚਲੇ ਗਏ।

ਮਕਦੂਨਿਆ ਅਤੇ ਯੂਨਾਨ ਵਿੱਚ ਪੌਲੁਸ

20 1 ਜਦੋਂ ਹੌਲਾ ਖਤਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸੱਦਿਆ। ਉਸ ਨੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਫਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫਿਰ ਉੱਥੋਂ ਮਕਦੂਨਿਆ ਵੱਲ ਨੂੰ ਤੁਰ ਪਿਆ। 2 ਮਕਦੂਨਿਆ ਦੇ ਰਸਤੇ ਤੇ ਉਹ ਜਿਨ੍ਹਾਂ ਸਾਰੀਆਂ ਥਾਵਾਂ ਰਾਹੀਂ ਲੰਘਿਆ, ਉਸ ਨੇ ਯਿਸੂ ਦੇ ਚੇਲਿਆਂ ਨੂੰ ਤਕੜਿਆਂ ਕਰਨ ਲਈ ਬਹੁਤ ਸਾਰੀਆਂ ਗੱਲਾਂ ਆਖੀਆਂ। ਫਿਰ ਉਹ ਯੂਨਾਨ ਆ ਗਿਆ। 3 ਤਿੰਨ ਮਹੀਨੇ ਰਿਹਾ ਤੇ ਜਦੋਂ ਉਹ ਜਹਾਜ਼ ਤੇ ਚੜ੍ਹ ਕੇ ਸੁਰਿਯਾ ਵੱਲ ਜਾਣ ਨੂੰ ਤਿਆਰ ਹੋਇਆ, ਤਾਂ ਉਸ ਵਕਤ ਕੁਝ ਯਹੂਦੀ ਉਸ ਦੇ ਵਿਰੁੱਧ ਕੁਝ ਘਾੜਤ ਘੜ ਰਹੇ ਸਨ।

ਇਸ ਲਈ ਪੌਲੁਸ ਨੇ ਮਕਦੂਨਿਆ ਰਾਹੀਂ ਸੁਰਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ। 4 ਉੱਥੇ ਉਸ ਦੇ ਨਾਲ ਕੁਝ ਆਦਮੀ ਸਨ। ਉਹ ਸਨ, ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦੇ ਸ਼ਹਿਰ ਤੋਂ ਸੀ ਅਤੇ ਬੱਸਲੁਨੀਕੀਆਂ ਤੋਂ ਅਰਿਸਤਰਖੁਸ ਅਤੇ ਸਿਕੁੰਦਰ, ਦਰਬੇ ਤੋਂ ਗਾਯੂਸ। ਅਸਿਯਾ ਤੋਂ ਤਿਮੋਥਿਉਸ ਅਤੇ ਦੋ ਹੋਰ ਆਦਮੀ ਜਿਨ੍ਹਾਂ ਦੇ ਨਾਂ ਤੁਖਿਕੁਸ, ਅਤੇ ਤ੍ਰੋਫਿਮੁਸ ਸਨ। 5 ਇਹ ਆਦਮੀ ਜਲਦੀ ਹੀ ਚਲੇ ਗਏ ਅਤੇ ਤ੍ਰੋਆਸ ਵਿੱਚ ਉਨ੍ਹਾਂ ਨੇ ਸਾਨੂੰ ਉਡੀਕਿਆ। 6 ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ, ਫ਼ਿਲਿੱਪੇ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।

ਪੌਲੁਸ ਦੀ ਤ੍ਰੋਆਸ ਵਿੱਚ ਅਖੀਰਲੀ ਫ਼ੇਰੀ

7 ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਭੇਜ ਖਾਣ ਲਈ ਇਕੱਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉੱਥੇ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸ ਨੇ ਅੱਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ। 8 ਅਸੀਂ ਸਾਰੇ ਪੌੜੀਆਂ ਚੜ੍ਹ ਕੇ ਉੱਪਰਲੇ ਕਮਰੇ ਵਿੱਚ ਇਕੱਠੇ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜਗਮਗਾ ਰਿਹਾ ਸੀ। 9 ਯੂਤਖੁਸ ਨਾਂ ਦਾ ਇੱਕ ਜੁਆਨ ਖਿੜਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ, ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਰਕਾਰ, ਉਹ ਸੌ ਗਿਆ ਅਤੇ ਖਿੜਕੀ ਵਿੱਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾ ਕੇ ਉਸ ਨੂੰ ਚੁੱਕਿਆ ਤਾਂ ਉਹ ਮਰਿਆ ਪਿਆ ਸੀ।

10 ਪੌਲੁਸ ਹੇਠਾ ਗਿਆ, ਗੋਡਿਆਂ ਭਾਰ ਝੁਕਿਆ ਉਸ ਨੇ ਯੂਤਖੁਸ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਿਆ ਅਤੇ ਆਖਿਆ, “ਫਿਕਰ ਨਾ

ਕਰੋ, ਇਹ ਜੀਉਂਦਾ ਹੈ।” 11 ਪੌਲੁਸ ਦੁਬਾਰਾ ਉੱਪਰਲੇ ਕਮਰੇ ਵਿੱਚ ਗਿਆ ਉਸ ਨੇ ਰੋਟੀ ਤੋੜੀ ਤੇ ਖਾਧੀ ਅਤੇ ਤਕਰੀਬਨ ਸਵੇਰ ਹੋਣ ਤੱਕ ਉਨ੍ਹਾਂ ਨਾਲ ਗੱਲਾਂ ਕਰਦਾ ਰਿਹਾ। ਫੇਰ ਉਹ ਉੱਥੋਂ ਚਲਾ ਗਿਆ। 12 ਲੋਕ ਯੂਤਖੁਸ ਨੂੰ ਘਰ ਲੈ ਆਏ। ਉਹ ਜੀਉਂਦਾ ਸੀ ਅਤੇ ਲੋਕ ਬੜੇ ਖੁਸ਼ ਸਨ।

ਤ੍ਰੋਆਸ ਤੋਂ ਮਿਲੇਤੁਸ ਤੱਕ ਦੀ ਫ਼ੇਰੀ

13 ਅਸੀਂ ਅੱਸੁਸ ਸ਼ਹਿਰ ਵੱਲ ਨੂੰ ਗਏ। ਅਸੀਂ ਪੌਲੁਸ ਤੋਂ ਅੱਗੇ ਜਾ ਕੇ ਜਹਾਜ਼ ਉੱਤੇ ਚੜ੍ਹੇ। ਅਤੇ ਅੱਸੁਸ ਵੱਲ ਚੱਲ ਪਏ ਜਿੱਥੇ ਅਸਾਂ ਪੌਲੁਸ ਦੇ ਨਾਲ ਜਹਾਜ਼ ਉੱਤੇ ਚੜ੍ਹਨਾ ਸੀ। ਪੌਲੁਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਕਿਉਂਕਿ ਉਸ ਨੇ ਅੱਸੁਸ ਨੂੰ ਸੜਕ ਰਾਹੀਂ ਜਾਣ ਦੀ ਇੱਛਾ ਕੀਤੀ ਸੀ। 14 ਬਾਅਦ ਵਿੱਚ ਜਦੋਂ ਅਸੀਂ ਪੌਲੁਸ ਨੂੰ ਅੱਸੁਸ ਵਿੱਚ ਹੀ ਮਿਲੇ ਤਾਂ ਉਹ ਜਹਾਜ਼ ਉੱਪਰ ਸਾਡੇ ਨਾਲ ਆਇਆ ਅਤੇ ਅਸੀਂ ਸਾਰੇ ਮਿਤੁਲੇਨੇ ਸ਼ਹਿਰ ਵਿੱਚ ਆਏ। 15 ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚੱਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਹਾਜ਼ ਤੇ ਆਏ ਅਤੇ ਉਸ ਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸ ਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ। 16 ਪੌਲੁਸ ਨੇ ਪਹਿਲਾਂ ਤੋਂ ਹੀ ਅਫ਼ਸੁਸ ਵਿੱਚ ਨਾ ਰੁਕਣ ਦਾ ਮਨ ਬਣਾਇਆ ਹੋਇਆ ਸੀ। ਉਹ ਅਸਿਯਾ ਵਿੱਚ ਜ਼ਿਆਦਾ ਦੇਰ ਰੁਕਣਾ ਨਹੀਂ ਚਾਹੁੰਦਾ ਸੀ ਤਾਂ ਕਿ ਜੇਕਰ ਸੰਭਵ ਹੋਵੇ ਤਾਂ ਉਹ ਪੰਤੇਕੁਸਤ ਦੇ ਦਿਨ ਯਰੂਸਲਮ ਵਿੱਚ ਹੋਵੇ।

ਅਫ਼ਸੁਸ ਦੇ ਬਜ਼ੁਰਗਾਂ ਨਾਲ ਪੌਲੁਸ ਦੀ ਗੱਲ-ਬਾਤ

17 ਮਿਲੇਤੁਸ ਵਿੱਚ ਰਹਿ ਕਿ ਪੌਲੁਸ ਨੇ ਅਫ਼ਸੁਸ ਵਿੱਚ ਸੁਨੇਹਾ ਭੇਜਿਆ ਕਿ ਉੱਥੋਂ ਦੇ ਕਲੀਸਿਯਾ ਦੇ ਆਗੂ ਬਜ਼ੁਰਗ ਉਸ ਨੂੰ ਆ ਕੇ ਮਿਲਣ।

18 ਜਦੋਂ ਵਡੇਰੇ ਆਏ ਤਾਂ ਪੌਲੁਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਜਾਣਦੇ ਹੀ ਹੋ ਅਸਿਯਾ ਵਿੱਚ ਆ ਕੇ ਪਹਿਲੇ ਦਿਨ ਤੋਂ ਮੈਂ ਕਿਸ ਢੰਗ ਨਾਲ ਤੁਹਾਡੇ ਨਾਲ ਰਿਹਾ ਹਾਂ? 19 ਯਹੂਦੀ ਮੇਰੇ ਵਿਰੁੱਧ ਘਾੜਤਾਂ ਘੜਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁਖੀ ਕੀਤਾ ਕਿ ਮੈਂ ਅਕਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ। 20 ਮੈਂ ਹਮੇਸ਼ਾ ਤੁਹਾਡੇ ਵਾਸਤੇ ਜੋ ਚੰਗਾ ਹੈ, ਉਹੀ ਸੋਚਿਆ। ਮੈਂ ਤੁਹਾਨੂੰ ਲੋਕਾਂ ਸਾਹਮਣੇ ਯਿਸੂ ਬਾਰੇ ਖੁਸ਼ਖਬਰੀ ਦਿੱਤੀ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚ ਸਿਖਾਇਆ। 21 ਮੈਂ ਯਹੂਦੀਆਂ ਅਤੇ ਯੂਨਾਨੀਆਂ ਨੂੰ ਸ਼ਾਮਲ ਕਰਕੇ ਸਭ ਲੋਕਾਂ ਨੂੰ ਉਨ੍ਹਾਂ ਦੇ ਦਿਲ ਬਦਲਣ ਅਤੇ ਪਰਮੇਸੁਰ ਵੱਲ ਪਰਤਣ ਅਤੇ ਸਾਡੇ ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰਨ ਲਈ ਕਿਹਾ।

22 “ਪਰ ਹੁਣ ਮੈਨੂੰ ਆਤਮਾ ਦੇ ਬੱਧੇ ਹੋਏ ਨੂੰ ਯਰੂਸਲਮ ਵਿੱਚ ਜਾਣਾ ਪਵੇਗਾ ਅਤੇ ਮੈਂ ਨਹੀਂ ਜਾਣਦਾ ਕਿ ਉੱਥੋਂ ਮੇਰੇ ਨਾਲ ਕੀ ਭਾਣਾ ਵਰਤੇਗਾ। 23 ਪਰ ਮੈਂ ਇੰਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਮੇਸ਼ਾਂ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਜ਼ਾਰ ਕਰ ਰਹੇ ਹਨ। 24 ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ।

25“ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਤੁਹਾਡੇ ਵਿੱਚੋਂ ਕੋਈ ਵੀ ਹੁਣ ਮੈਨੂੰ ਦੁਬਾਰਾ ਵੇਖ ਨਹੀਂ ਸਕੇਗਾ। ਮੈਂ ਹਰ ਵਕਤ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਪਰਮੇਸੁਰ ਦੇ ਰਾਜ ਦੀ ਖੁਸ਼ਖਬਰੀ ਵੀ ਦੱਸੀ। 26ਇਸ ਲਈ ਅੱਜ ਨਿਸ਼ਚਿਤ ਹੋ ਕੇ ਮੈਂ ਤੁਹਾਨੂੰ ਆਖ ਸਕਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੁਝ ਨਹੀਂ ਬਚਾਏ ਜਾਂਦੇ ਤਾਂ ਮੈਂ ਜ਼ਿੰਮੇਦਾਰ ਨਹੀਂ ਠਹਿਰਾਇਆ ਜਾਵਾਂਗਾ। 27ਮੈਂ ਇਹ ਗੱਲ ਇਸ ਲਈ ਆਖ ਰਿਹਾ ਹਾਂ ਕਿਉਂਕਿ ਜੇ ਕੁਝ ਪਰਮੇਸੁਰ ਤੁਹਾਨੂੰ ਦੱਸਣਾ ਚਾਹੁੰਦਾ ਸੀ ਉਹ ਸਭ ਕੁਝ ਮੈਂ ਤੁਹਾਨੂੰ ਦੱਸ ਚੁੱਕਾ ਹਾਂ। 28ਤੁਸੀਂ ਆਪਣੇ ਆਪ ਲਈ ਸਾਵਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਤੁਹਾਨੂੰ ਪਰਮੇਸੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜ਼ਤ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸ ਦੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਰਾਬਨ ਠਹਿਰਾਇਆ ਹੈ। ਤੁਸੀਂ ਪਰਮੇਸੁਰ ਦੀ ਕਲੀਸ਼ਿਆ ਦੇ ਆਜ਼ਾਦੀ ਹੋਵੋ, ਜਿਸ ਨੂੰ ਪਰਮੇਸੁਰ ਨੇ ਆਪਣੇ ਲਹੂ ਨਾਲ ਮੁੱਲ ਲਿਆ ਹੈ। 29ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜ਼ਤ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ। 30ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਣਾਉਣਗੇ। 31ਇਸ ਲਈ ਸਤਕਰ ਰਹਿਣਾ। ਰਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ ਅਤੇ ਮੈਂ ਦਿਨ-ਰਾਤ ਰੋ-ਰੋ ਕੇ ਤੁਹਾਨੂੰ ਸਿਖਾਉਂਦਾ ਰਿਹਾ।

32“ਹੁਣ ਮੈਂ ਤੁਹਾਨੂੰ ਪਰਮੇਸੁਰ ਅਤੇ ਉਸ ਦੀ ਕਿਰਪਾ ਦੇ ਸੰਦੇਸ਼ ਦੇ ਸਪੁਰਦ ਕਰਦਾ ਹਾਂ। ਉਹ ਤੁਹਾਨੂੰ ਤਾਕਤਵਰ ਬਣਾਵੇਗਾ ਅਤੇ ਤੁਹਾਨੂੰ ਅਸੀਸਾਂ ਦੇਵੇਗਾ, ਜੋ ਉਹ ਆਪਣੇ ਸਾਰੇ ਪਵਿੱਤਰ ਲੋਕਾਂ ਨੂੰ ਦਿੰਦਾ ਹੈ। 33ਜਦੋਂ ਮੈਂ ਤੁਹਾਡੇ ਨਾਲ ਸਾਂ ਤਾਂ ਮੈਂ ਕਿਸੇ ਦਾ ਸੇਨਾ, ਚਾਂਦੀ ਅਤੇ ਵਸਤਰ ਨਹੀਂ ਚਾਹੇ। 34ਤੁਸੀਂ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ। 35ਮੈਂ ਤੁਹਾਨੂੰ ਰਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਦੋਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ ਜਿਨ੍ਹਾਂ ਨੂੰ ਲੋੜ ਸੀ। ਮੈਂ ਤੁਹਾਨੂੰ ਸਿਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰੱਖੋ ਜੋ ਉਸ ਨੇ ਆਪ ਫ਼ਰਮਾਇਆ ਸੀ ਭਈ ‘ਲੈਣ ਨਾਲੋਂ ਦੇਣਾ ਹੀ ਵਧੇਰੇ ਮੁਬਾਰਕ ਹੈ।’”

36ਜਦੋਂ ਪੌਲਸ ਇਹ ਸਭ ਕਰਿ ਹਟਿਆ ਤਾਂ ਉਸ ਨੇ ਗੋਡੇ ਟੇਕੇ ਅਤੇ ਸਭ ਨੇ ਮਿਲ ਕੇ ਪ੍ਰਾਰਥਨਾ ਕੀਤੀ। 37-38ਉਹ ਸਭ ਬਹੁਤ ਰੋਏ। ਉਹ ਉਦਾਸ ਸਨ ਕਿਉਂਕਿ ਪੌਲਸ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਫੇਰ ਉਸ ਨੂੰ ਕਦੇ ਵੀ ਨਹੀਂ ਵੇਖਣਗੇ। ਉਨ੍ਹਾਂ ਸਭਨਾਂ ਨੇ ਪੌਲਸ ਨੂੰ ਘੁੰਟ ਕੇ ਜੱਫ਼ੀਆਂ ਪਾਈਆਂ ਅਤੇ ਚੁੰਮਿਆ। ਉਹ ਉਸ ਨੂੰ ਅਲਵਿਦਾ ਕਹਿਣ ਲਈ ਜਗਜ਼ੀ ਕਰ ਗਏ।

ਪੌਲਸ ਦਾ ਯਰੂਸ਼ਲਮ ਨੂੰ ਜਾਣਾ

21 ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖ ਕੇ ਜਗਜ਼ ਵਿੱਚ ਚੜ੍ਹ ਗਏ ਅਤੇ ਸਿੰਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦਸ ਟਾਪੂ ਵੱਲ ਗਏ ਅਤੇ ਰੋਦਸ ਤੋਂ ਪਾਤਰਾ ਵੱਲ ਨੂੰ। 2ਪਾਤਰਾ ਵਿੱਚ ਸਾਨੂੰ ਇੱਕ ਜਗਜ਼ ਮਿਲਿਆ ਜੋ ਫ਼ੈਨੀਕੇ ਵੱਲ

ਦੇ ਇਲਾਕੇ ਨੂੰ ਜਾ ਰਿਹਾ ਸੀ ਅਤੇ ਅਸੀਂ ਉਸ ਜਗਜ਼ ਤੇ ਸਵਾਰ ਹੋਏ ਤੇ ਸਫ਼ਰ ਲਈ ਤੁਰ ਪਏ।

3ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉਥੇ ਰੁਕੇ ਨਹੀਂ। ਅਸੀਂ ਉਥੋਂ ਸੁਰਿਯਾ ਵੱਲ ਨੂੰ ਚਲੇ ਗਏ। ਅਸੀਂ ਉਥੇ ਸੂਰ ਵਿੱਚ ਜਾ ਉਤਰੇ ਕਿਉਂਕਿ ਉਥੇ ਜਗਜ਼ ਨੇ ਆਪਣਾ ਮਾਲ ਉਤਾਰਨਾ ਸੀ। 4ਉਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲੱਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ। 5ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ। 6ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਰੀ ਅਤੇ ਜਗਜ਼ ਉੱਪਰ ਚੜ੍ਹ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਮੁੜ ਗਏ।

7ਅਸੀਂ ਸੂਰ ਤੋਂ ਅੱਗੇ ਆਪਣੀ ਜਲ-ਯਾਤਰਾ ਜਾਰੀ ਰੱਖੀ ਅਤੇ ਤੁਲਮਾਇਸ ਪਹੁੰਚੇ। ਅਸੀਂ ਉਥੇ ਭਰਾਵਾਂ ਨੂੰ ਸੂਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ। 8ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਆ ਵੱਲ ਆਏ। ਅਸੀਂ ਫ਼ਿਲਿੱਪਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿੱਪਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ। 9ਉਹ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਨ੍ਹਾਂ ਨੂੰ ਅਰੀਮ ਵਾਕ ਕਰਨ ਦਾ ਵਰਦਾਨ ਸੀ।

10ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉਥੇ ਸੀ ਤਾਂ ਉਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ। 11ਉਹ ਸਾਡੇ ਕੋਲ ਆਇਆ ਤੇ ਉਸ ਨੇ ਸਾਡੇ ਕੋਲੋਂ ਪੌਲਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰ ਪੇਟੀ ਨਾਲ ਆਪਣੇ ਹੱਥ-ਪੈਰ ਬੰਨ੍ਹ ਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ ਕਿ ‘ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਸ ਦੀ ਇਹ ਕਮਰਪੇਟੀ ਹੈ ਇਸੇ ਤਰ੍ਹਾਂ ਬੰਨਣਗੇ ਅਤੇ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”

12ਜਦੋਂ ਅਸੀਂ ਇਹ ਬਚਨ ਸੁਣੇ ਤਾਂ ਅਸੀਂ ਅਤੇ ਆਮ ਨਿਰਚਾਵਾਨਾਂ ਨੇ ਪੌਲਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ। 13ਪਰ ਪੌਲਸ ਨੇ ਕਿਹਾ, “ਤੁਸੀਂ ਹੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਨਿਰਾ ਬੰਨ੍ਹ ਜਾਣ ਨੂੰ ਹੀ ਨਹੀਂ, ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”

14ਅਸੀਂ ਉਸ ਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸਕੇ। ਇਸ ਲਈ ਅਸੀਂ ਅਰਜੇਨੀ ਬੰਦ ਕਰਕੇ ਉਸ ਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”

15ਇਸ ਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋ ਕੇ ਚੱਲ ਪਏ। 16ਕੈਸਰਿਆ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਸ਼ੋਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸਕੀਏ। ਉਹ ਕੁਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।

ਪੌਲਸ ਦਾ ਯਾਕੂਬ ਨੂੰ ਮਿਲਣਾ

17ਯਰੂਸ਼ਲਮ ਵਿੱਚ ਨਿਰਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ। 18ਅਗਲੇ ਦਿਨ ਪੌਲਸ ਸਾਡੇ ਨਾਲ ਯਾਕੂਬ ਨੂੰ ਮਿਲਣ

ਗਿਆ। ਸਾਰੇ ਵਡੇਰੇ (ਕਲੀਸਯਾ ਦੇ ਆਗੂ) ਉਥੇ ਹੀ ਸਨ। **19** ਪੌਲਸ ਨੇ ਉਨ੍ਹਾਂ ਸਾਰਿਆਂ ਨੂੰ ਸੁਭਕਾਮਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ ਜੋ ਪਰਮੇਸੁਰ ਨੇ ਉਸ ਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤੀ ਸੀ।

20 ਜਦੋਂ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸੁਰ ਦੀ ਉਸਤਤ ਕੀਤੀ ਅਤੇ ਉਨ੍ਹਾਂ ਨੇ ਪੌਲਸ ਨੂੰ ਕਿਹਾ, “ਭਰਾ ਤੂੰ ਵੇਖ ਸਕਦਾ ਹੈ ਕਿ ਹਜ਼ਾਰਾਂ ਹੀ ਯਹੂਦੀ ਨਿਰਚਾਵਾਨ ਬਣ ਚੁੱਕੇ ਹਨ, ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ। **21** ਇਨ੍ਹਾਂ ਯਹੂਦੀਆਂ ਨੇ ਤੇਰੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੂੰ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦਾ ਹੈ।

22 “ਮੈਂ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ? ਯਹੂਦੀ ਨਿਰਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈ। **23** ਜੇ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੈਨੂੰ ਕੀ ਕਰਨਾ ਹੈ। ਸਾਡੇ ਕੋਲ ਆਦਮੀ ਹਨ ਜਿਨ੍ਹਾਂ ਨੇ ਪਰਮੇਸੁਰ ਅੱਗੇ ਇਕਰਾਰ ਕੀਤਾ ਹੈ। **24** ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਣਾ ਸਕਣ। ਫੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰਾ ਦੀ ਪਾਲਣਾ ਕਰਕੇ ਜੀਉਂਦਾ ਹੈ।

25 “ਅਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹੜੇ ਕਿ ਨਿਰਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ:

‘ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।’”

ਪੌਲਸ ਦਾ ਕੈਦ ਹੋਣਾ

26 ਅਗਲੇ ਦਿਨ ਪੌਲਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁੱਧਤਾ ਦੀ ਰੀਤ ਨਿਭਾਈ। ਫਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁੱਧਤਾ ਦੀ ਰੀਤ ਦੇ ਦਿਨ ਪੂਰੇ ਕਰੋ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਟ ਦਿੱਤੀ ਜਾਵੇਗੀ।

27 ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਭੜਕਾ ਦਿੱਤਾ **28** ਅਤੇ ਪੌਲਸ ਨੂੰ ਫੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੇ। ਇੱਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰਾ ਦੇ ਖਿਲਾਫ਼ ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁੱਧ ਕਰ ਦਿੱਤਾ ਹੈ।” **29** (ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਹੂਸ਼ਲਮ ਵਿੱਚ ਤ੍ਰੋਫਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ, ਪੌਲਸ ਦੇ ਨਾਲ ਵੇਖਿਆ ਸੀ ਅਤੇ ਇਹ ਸੋਚਿਆ ਕਿ ਪੌਲਸ ਉਸ ਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਰਾਤੇ ਵਿੱਚ ਲਿਆਇਆ ਹੋਵੇਗਾ।)

30 ਯਹੂਸ਼ਲਮ ਵਿੱਚ ਸਾਰੇ ਲੋਕ ਬਹੁਤ ਭੜਕ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲਸ ਨੂੰ ਫੜ ਲਿਆ। ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚੋਂ ਧੱਕ ਕੇ ਬਾਹਰ ਕੱਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ। **31** ਲੋਕ ਉਨ੍ਹਾਂ ਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫੌਜ ਨੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਫਸਾਦ ਮੱਚ ਗਿਆ ਹੈ। **32** ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਦਿਆਂ ਵੇਖਿਆ ਤਾਂ ਉਨ੍ਹਾਂ ਨੇ ਪੌਲਸ ਨੂੰ ਕੁੱਟਣਾ ਬੰਦ ਕਰ ਦਿੱਤਾ।

33 ਤਦ ਉਸ ਨੇ ਨੇੜੇ ਆ ਕੇ ਪੌਲਸ ਨੂੰ ਫੜ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸ ਨੂੰ ਦੇ ਜੰਜੀਰਾਂ ਨਾਲ ਬੰਨ੍ਹ ਦੇਣ। ਤਦ ਉਸ ਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸ ਨੇ ਕੀ ਕੀਤਾ ਹੈ?” **34** ਭੀੜ ਵਿੱਚੋਂ ਵੱਖ-ਵੱਖ ਲੋਕ ਉੱਚੀ-ਉੱਚੀ ਅੱਡੇ-ਅੱਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖੱਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸਕੀ। ਇਸ ਲਈ ਉਸ ਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ। **35** ਸਾਰੀ ਭੀੜ ਉਸ ਦਾ ਪਿੱਛਾ ਕਰ ਰਹੀ ਸੀ। ਜਦੋਂ ਉਹ ਪੌਲਸ ਨੂੰ ਕੋਲ ਪਹੁੰਚੇ ਤਾਂ ਸਿਪਾਹੀਆਂ ਨੇ ਬੇਕਾਬੂ ਭੀੜ ਕਾਰਣ ਪੌਲਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲਸ ਨੂੰ ਭੀੜ ਤੋਂ ਬਚਾਉਣ ਖਾਤਰ ਕੀਤਾ, ਕਿਉਂਕਿ ਭੀੜ ਉਸ ਨੂੰ ਮਾਰਨ ਲਈ ਤਿਆਰ ਸੀ। **36** ਉਹ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸ ਨੂੰ ਜਾਨੋਂ ਮਾਰ ਦਿਓ!”

37 ਸਿਪਾਹੀ ਉਸ ਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲਸ ਨੇ ਸੈਨਾ ਅਧਿਕਾਰੀ ਨੂੰ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸਕਦਾ ਹਾਂ?”

ਉਸ ਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈ? **38** ਫਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਹੈ ਜਿਸ ਨੇ ਗਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾੜ ਵੱਲ ਲੈ ਗਿਆ ਸੀ।”

39 ਪੌਲਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦਿਓ।”

40 ਉਸ ਨੇ ਪੌਲਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਦ ਪੌਲਸ ਪੌਲੀਆਂ ਤੇ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।

ਪੌਲਸ ਦਾ ਲੋਕਾਂ ਵਿੱਚ ਬੋਲਣਾ

22 **1** ਪੌਲਸ ਨੇ ਆਖਿਆ, “ਹੇ ਮੇਰੇ ਭਰਾਵੇ ਅਤੇ ਮੇਰੇ ਪਿਤਾਓ, ਮੈਨੂੰ ਸੁਣੋ। ਮੈਂ ਤੁਹਾਡੇ ਅੱਗੇ ਆਪਣੀ ਸਫ਼ਾਈ ਪੇਸ਼ ਕਰਾਂਗਾ।”

2 ਜਦੋਂ ਉਨ੍ਹਾਂ ਨੇ ਉਸ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਦਿਆਂ ਸੁਣਿਆ ਉਹ ਹੋਰ ਵੀ ਵੱਧ ਸ਼ਾਂਤ ਹੋ ਗਏ।

3 ਪੌਲਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਕਿਯਾ ਤੇ ਤਰਸੁਸ ਵਿੱਚ ਪੈਦਾ ਹੋਇਆ ਸੀ। ਮੈਂ ਇੱਥੇ ਯਹੂਸ਼ਲਮ ਵਿੱਚ ਵੱਡਾ

ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸ ਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰਾ ਬਾਰੇ ਸਿਖਾਇਆ। ਮੈਨੂੰ ਪਰਮੇਸੁਰ ਦੀ ਸੇਵਾ ਕਰਨ ਦਾ ਬੜਾ ਸ਼ੌਕ ਸੀ ਜਿਵੇਂ ਇੱਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ। 4 ਮੈਂ ਉਨ੍ਹਾਂ ਲੋਕਾਂ ਨੂੰ ਤਮੀਰੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫੜ ਕੇ ਕੈਦ ਕਰ ਦਿੱਤਾ।

5 “ਸਰਦਾਰ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਤੁਹਾਨੂੰ ਇਹ ਗੱਲ ਸੱਚ ਸਾਬਤ ਕਰ ਸਕਦੇ ਹਨ। ਇੱਕ ਵਾਰ ਇਨ੍ਹਾਂ ਆਗੂਆਂ ਨੇ ਮੈਨੂੰ ਕੁਝ ਚਿੰਠੀਆਂ ਦਿੱਤੀਆਂ। ਇਹ ਚਿੰਠੀਆਂ ਦੰਮਿਸਕ ਸ਼ਹਿਰ ਦੇ ਯਹੂਦੀ ਭਰਾਵਾਂ ਲਈ ਸਨ। ਮੈਂ ਉਥੇ ਯਿਸੂ ਦੇ ਚੇਲਿਆਂ ਨੂੰ ਯਰੂਸ਼ਲਮ ਵਿੱਚ ਸਜ਼ਾ ਦੇਣ ਲਈ ਗਿਰਫ਼ਤਾਰ ਕਰਨ ਲਈ ਜਾ ਰਿਹਾ ਸਾਂ।

ਪੌਲੁਸ ਨੇ ਆਪਣੇ ਪਰਿਵਰਤਨ ਬਾਰੇ ਦੱਸਿਆ

6 “ਪਰ ਦੰਮਿਸਕ ਦੇ ਰਾਗ ਵਿੱਚ ਹੀ ਮੇਰੇ ਨਾਲ ਕੁਝ ਵਾਪਰਿਆ। ਇਹ ਕੋਈ ਦੁਪਿਰਗ ਦਾ ਵੇਲਾ ਸੀ ਜਦੋਂ ਮੈਂ ਦੰਮਿਸਕ ਦੇ ਨੇੜੇ ਪਹੁੰਚਿਆ। ਅਚਾਨਕ, ਅਕਾਸ਼ ਵਿੱਚ ਇੱਕ ਚਮਕੀਲੀ ਰੋਸ਼ਨੀ ਮੇਰੇ ਆਲੇ-ਦੁਆਲੇ ਚਮਕੀ। 7 ਮੈਂ ਧਰਤੀ ਤੇ ਡਿੱਗ ਗਿਆ ਤੇ ਇੱਕ ਅਵਾਜ਼ ਨੂੰ ਇਹ ਕਹਿੰਦੇ ਸੁਣਿਆ, ‘ਹੇ ਸੌਲੁਸ, ਹੇ ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈ?’

8 “ਮੈਂ ਪੁੱਛਿਆ, ‘ਪ੍ਰਭੂ, ਤੂੰ ਕੌਣ ਹੈ?’ ਅਵਾਜ਼ ਨੇ ਆਖਿਆ, ‘ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਕਸ਼ਟ ਦੇ ਰਿਹਾ ਹੈ।’ 9 ਮੇਰੇ ਸਾਥੀਆਂ ਨੇ ਜੋ ਮੇਰੇ ਨਾਲ ਸਨ, ਉਹ ਜੋਤ ਤਾਂ ਵੇਖੀ ਪਰ ਜੋ ਮੇਰੇ ਨਾਲ ਬੋਲਦਾ ਸੀ ਉਸ ਦੀ ਅਵਾਜ਼ ਨਾ ਸੁਣੀ।

10 “ਮੈਂ ਪੁੱਛਿਆ, ‘ਪ੍ਰਭੂ ਮੈਨੂੰ ਕੀ ਕਰਨਾ ਚਾਹੀਦਾ ਹੈ?’ ਪ੍ਰਭੂ ਨੇ ਉੱਤਰ ਦਿੱਤਾ, ‘ਉਂਤ ਅਤੇ ਦੰਮਿਸਕ ਵਿੱਚ ਜਾ। ਉਥੇ ਤੈਨੂੰ ਸਭ ਗੱਲਾਂ ਕਰੀਆਂ ਜਾਣਗੀਆਂ ਜੋ ਤੇਰੇ ਕਰਨ ਲਈ ਠਹਿਰਾਈਆਂ ਹਨ।’ 11 ਮੈਂ ਕੁਝ ਵੇਖ ਨਾ ਸਕਿਆ ਕਿਉਂਕਿ ਤੇਜ਼ ਰੋਸ਼ਨੀ ਨੇ ਮੈਨੂੰ ਚੁੱਪਿਆ ਦਿੱਤਾ ਸੀ, ਮੈਨੂੰ ਕੁਝ ਨਾ ਦਿੱਸਿਆ। ਤਦ ਉਹ ਆਦਮੀ ਜੋ ਮੇਰੇ ਨਾਲ ਸਨ ਉਹ ਮੇਰਾ ਹੱਥ ਫੜ ਕੇ ਮੈਨੂੰ ਦੰਮਿਸਕ ਵਿੱਚ ਲੈ ਗਏ।

12 “ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ। ਉਹ ਇੱਕ ਧਰਮੀ ਆਦਮੀ ਸੀ ਜਿਸ ਨੇ ਮੁਸਾ ਦੀ ਸ਼ਰਾ ਦਾ ਅਨੁਸਰਣ ਕੀਤਾ ਸੀ। ਉਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸ ਦੀ ਇੱਜ਼ਤ ਕੀਤੀ। 13 ਉਹ ਮੇਰੇ ਕੋਲ ਆਇਆ ਅਤੇ ਆਖਿਆ, ‘ਸੌਲੁਸ ਮੇਰੇ ਭਰਾ, ਫੇਰ ਤੋਂ ਵੇਖ।’ ਉਸੇ ਵਕਤ ਮੈਂ ਵੇਖਣ ਦੇ ਕਾਬਲ ਹੋ ਗਿਆ ਤੇ ਉਸ ਨੂੰ ਵੇਖਿਆ।

14 “ਉਸ ਨੇ ਆਖਿਆ, ‘ਸਾਡੇ ਪੁਰਖਿਆਂ ਦੇ ਪਰਮੇਸੁਰ ਨੇ ਆਪਣੀ ਮਰਜ਼ੀ ਜਾਣਨ ਲਈ ਉਸ ਇੱਕ ਧਰਮੀ ਨੂੰ ਵੇਖਣ ਲਈ ਅਤੇ ਉਸ ਦੇ ਮੂੰਹੋਂ ਬਚਨ ਸੁਣਨ ਲਈ ਤੈਨੂੰ ਚੁਣਿਆ ਹੈ।’ 15 ਤੂੰ ਸਾਰਿਆਂ ਲੋਕਾਂ ਲਈ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ ਜੋ ਤੂੰ ਸੁਣੀਆਂ ਤੇ ਵੇਖੀਆਂ ਹਨ। 16 ਹੁਣ ਹੋਰ ਦੇਰ ਨਾ ਕਰ। ਉਂਤ ਅਤੇ ਉਸ ਦਾ ਨਾਂ ਲੈਣਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰੱਖ ਕੇ ਇਹ ਕਰ।’

17 “ਉਸ ਤੋਂ ਬਾਅਦ, ਮੈਂ ਯਰੂਸ਼ਲਮ ਨੂੰ ਪਰਤਿਆ। ਮੈਂ ਮੰਦਰ ਦੇ ਦਲਨ ਵਿੱਚ ਪ੍ਰਾਰਥਨਾ ਕਰ ਰਿਹਾ ਸੀ ਤਾਂ ਮੈਂ ਇੱਕ ਦਰਸ਼ਣ ਡਿੱਗਾ।

18 ਉਸ ਦਰਸ਼ਣ ਵਿੱਚ ਮੈਂ ਯਿਸੂ ਨੂੰ ਵੇਖਿਆ ਅਤੇ ਉਸ ਨੇ ਮੈਨੂੰ ਆਖਿਆ, ‘ਛੇਤੀ ਕਰ। ਹੁਣੇ ਯਰੂਸ਼ਲਮ ਛੱਡ ਦੇ। ਇੱਥੋਂ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।’

19 “ਮੈਂ ਕਿਹਾ, ‘ਹੇ ਪ੍ਰਭੂ, ਉਹ ਜਾਣਦੇ ਹਨ ਕਿ ਉਹ ਮੈਂ ਹੀ ਸੀ ਜਿਸ ਨੇ ਨਿਰਚਾਵਾਨਾਂ ਨੂੰ ਕੈਦ ਵਿੱਚ ਪਾਇਆ ਅਤੇ ਉਨ੍ਹਾਂ ਨੂੰ ਕੁੱਟਿਆ। ਮੈਂ ਸਾਰੇ ਯਹੂਦੀ ਮੰਦਰਾਂ ਵਿੱਚ ਉਨ੍ਹਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਲਈ ਗਿਆ।’ 20 ਲੋਕ ਇਹ ਵੀ ਜਾਣਦੇ ਹਨ ਕਿ ਜਦ ਤੇਰੇ ਸ਼ਹੀਦ ਇਸਤੀਫ਼ਾਨ ਦਾ ਲਹੂ ਵਗਾਇਆ ਗਿਆ ਤਾਂ ਮੈਂ ਉਥੇ ਹੀ ਖੜ੍ਹਾ ਸੀ ਅਤੇ ਉਸ ਨੂੰ ਮਾਰਨ ਦੀ ਹਾਮੀ ਭਰੀ। ਮੈਂ ਉਨ੍ਹਾਂ ਦੇ ਕੱਪੜਿਆਂ ਦੀ ਰਾਖੀ ਕਰ ਰਿਹਾ ਸੀ ਜੋ ਉਸ ਨੂੰ ਮਾਰ ਰਹੇ ਸਨ।’

21 “ਪਰ ਯਿਸੂ ਨੇ ਮੈਨੂੰ ਕਿਹਾ, ‘ਤੂੰ ਹੁਣ ਇੱਥੋਂ ਚਲਿਆ ਜਾ, ਕਿਉਂਕਿ ਮੈਂ ਤੈਨੂੰ ਦੂਰ ਪਰਾਈਆਂ ਕੌਮਾਂ ਕੋਲ ਭੇਜ ਦਿਆਂਗਾ।’

22 ਉਹ ਏਸ ਗੱਲ ਤੀਕਰ ਉਸ ਦੀ ਸੁਣਦੇ ਰਹੇ। ਤਦ ਲੋਕਾਂ ਨੇ ਉਸ ਨੂੰ ਸੁਣਨਾ ਬੰਦ ਕੀਤਾ ਅਤੇ ਸ਼ੇਰ ਮਚਾਉਣ ਲੱਗੇ, “ਇਸ ਨੂੰ ਮਾਰ ਸੁੱਟੋ। ਇਸ ਨੂੰ ਇਸ ਦੁਨੀਆ ਤੋਂ ਦੂਰ ਕਰ ਦੇਵੋ। ਇਹੋ ਜਿਹੇ ਆਦਮੀ ਨੂੰ ਜਿਉਣ ਦਾ ਕੋਈ ਹੱਕ ਨਹੀਂ।” 23 ਉਨ੍ਹਾਂ ਨੇ ਰੌਲਾ ਪਾਇਆ ਅਤੇ ਆਪਣੇ ਕੱਪੜੇ ਸੁੱਟ ਕੇ ਹਵਾ ਵਿੱਚ ਖੇਰ ਉਡਾਉਣ ਲੱਗੇ। 24 ਫੇਰ ਸੈਨਾ ਅਧਿਕਾਰੀ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਸੈਨਾ ਭਵਨ ਅੰਦਰ ਲੈ ਜਾਣ ਦਾ ਹੁਕਮ ਦਿੱਤਾ। ਉਸ ਨੇ ਉਨ੍ਹਾਂ ਨੂੰ ਪੌਲੁਸ ਨੂੰ ਕੁੱਟ ਕੇ ਇਹ ਪੁੱਛਣ ਲਈ ਕਿਹਾ ਕਿ ਕੀ ਕਾਰਣ ਹੈ ਜੋ ਉਹ ਉਸ ਉੱਤੇ ਇੰਝ ਰੌਲਾ ਪਾ ਰਹੇ ਸਨ। 25 ਇਸ ਲਈ ਸਿਪਾਹੀਆਂ ਉਸ ਨੂੰ ਮਾਰਨ ਵਾਸਤੇ ਬੰਨ੍ਹ ਰਹੇ ਸਨ ਪਰ ਪੌਲੁਸ ਨੇ ਉਥੇ ਖੜ੍ਹੇ ਸੈਨਾ ਅਧਿਕਾਰੀ ਨੂੰ ਆਖਿਆ, “ਕੀ ਤੈਨੂੰ ਰੋਮੀ ਨਾਗਰਿਕ ਨੂੰ ਕੋਝੇ ਮਾਰਨ ਦਾ ਹੱਕ ਹੈ। ਜਿਸ ਦਾ ਕਿ ਕਸੂਰ ਵੀ ਸਾਬਤ ਨਾ ਹੋਇਆ ਹੋਵੇ?”

26 ਜਦੋਂ ਸੈਨਾ ਅਧਿਕਾਰੀ ਨੇ ਇਹ ਸੁਣਿਆ, ਤਾਂ ਉਹ ਸਰਦਾਰ ਕੋਲ ਗਿਆ ਅਤੇ ਉਸ ਨੂੰ ਇਸ ਬਾਰੇ ਕਿਹਾ। “ਕੀ ਤੂੰ ਜਾਣਦਾ ਹੈ ਕਿ ਤੂੰ ਕੀ ਕਰ ਰਿਹਾ ਹੈ? ਇਹ ਆਦਮੀ ਇੱਕ ਰੋਮੀ ਨਾਗਰਿਕ ਹੈ।”

27 ਕਮਾਂਡਰ ਪੌਲੁਸ ਕੋਲ ਆਇਆ ਤੇ ਆਖਣ ਲੱਗਾ, “ਮੈਨੂੰ ਦੱਸ ਕਿ ਸੱਚੀ ਤੂੰ ਰੋਮ ਦਾ ਨਾਗਰਿਕ ਹੈ?”

ਪੌਲੁਸ ਨੇ ਉੱਤਰ ਗਾ ਵਿੱਚ ਦਿੱਤਾ।

28 ਕਮਾਂਡਰ ਨੇ ਕਿਹਾ, “ਪਰ ਮੈਂ ਤਾਂ ਬਹੁਤ ਪੈਸਾ ਖਰਚ ਕੇ ਇਹ ਨਾਗਰਿਕਤਾ ਲਈ।”

ਪਰ ਪੌਲੁਸ ਨੇ ਕਿਹਾ, “ਮੈਂ ਜਮਾਂਦਰੂ ਹੀ ਨਾਗਰਿਕ ਸੀ।”

29 ਉਹ ਜੋ ਪੌਲੁਸ ਨੂੰ ਪੁਸ਼ਨ ਕਰਨ ਵੀ ਵਾਲੇ ਸਨ, ਝੱਟ ਉਸ ਤੋਂ ਦੂਰ ਚਲੇ ਗਏ। ਸਰਦਾਰ ਵੀ ਘਬਰਾਇਆ ਹੋਇਆ ਸੀ ਕਿਉਂਕਿ ਪੌਲੁਸ ਇੱਕ ਰੋਮੀ ਨਾਗਰਿਕ ਸੀ ਅਤੇ ਉਹ ਪਹਿਲਾਂ ਹੀ ਉਸ ਨੂੰ ਜੰਜੀਰਾਂ ਵਿੱਚ ਪਾ ਕੁੱਕਾ ਸੀ।

ਪੌਲੁਸ ਦੀ ਯਹੂਦੀ ਆਗੂਆਂ ਨਾਲ ਗੱਲ-ਬਾਤ

30 ਅਗਲੇ ਦਿਨ, ਅਸਲੀ ਕਾਰਣ ਜਾਣਨ ਲਈ ਕਿ ਯਹੂਦੀ ਪੌਲੁਸ ਉੱਪਰ ਦੇਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਮੈਂਬਰਾਂ ਦੀ ਇਕੱਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫੇਰ ਪੌਲੁਸ ਨੂੰ ਲਿਆ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।

23 ਪੌਲੁਸ ਨੇ ਬੜੇ ਧਿਆਨ ਨਾਲ ਯਹੂਦੀ ਮਹਾਸਭਾ ਵੱਲ ਵੇਖਿਆ ਤੇ ਫਿਰ ਕਿਹਾ, “ਭਰਾਵੇ, ਮੈਂ ਅੱਜ ਦਿਨ ਤੱਕ ਪਰਮੇਸੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ

ਰਸੂਲਾਂ ਦੇ ਕਰਤੱਬ

ਹੈ। ਜੇ ਮੈਂ ਸੋਚਿਆ ਕਿ ਸਹੀ ਸੀ।” 2ਰਨਾਨਿਯਾਰ ਨਾਂ ਦਾ ਸਰਦਾਰ ਜਾਜਕ ਵੀ ਉਥੇ ਹੀ ਸੀ। ਜਦੋਂ ਉਸ ਨੇ ਪੌਲਸ ਨੂੰ ਇਹ ਆਖਦੇ ਸੁਣਿਆ ਤਾਂ ਜਿਹੜੇ ਆਦਮੀ ਪੌਲਸ ਦੇ ਕੋਲ ਖੜ੍ਹੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸ ਦੇ ਮੂੰਹ ਤੇ ਮਾਰੋ। 3ਪੌਲਸ ਨੇ ਰਨਾਨਿਯਾਰ ਨੂੰ ਆਖਿਆ, “ਪਰਮੇਸੁਰ ਤੈਨੂੰ ਵੀ ਮਾਰੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਤੂੰ ਤਾਂ ਮੂਸਾ ਦੀ ਸ਼ਰਾ ਮੁਤਾਬਕ ਮੇਰਾ ਨਿਆਂ ਕਰਨ ਲਈ ਬੈਠਾ ਹੈਂ। ਕੀ ਸ਼ਰਾ ਦੇ ਖਿਲਾਫ਼ ਮੈਨੂੰ ਮਾਰਨ ਦਾ ਹੁਕਮ ਦਿੰਦਾ ਹੈ?”

4ਪੌਲਸ ਦੇ ਕੋਲ ਖੜ੍ਹੇ ਆਦਮੀਆਂ ਨੇ ਉਸ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈ।”

5ਪੌਲਸ ਨੇ ਕਿਹਾ, “ਭਰਾਵੇ, ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, “ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ?””^a

6ਸਭਾ ਵਿੱਚ ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲਸ ਨੂੰ ਇੱਕ ਵਿਚਾਰ ਆਇਆ। ਸਭਾ ਵਿੱਚ ਉਸ ਨੇ ਉੱਚੀ ਬੋਲਿਆ, “ਹੇ ਭਰਾਵੇ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮਰਦਿਆਂ ਦੇ ਜੀ ਉੱਠਣ ਵਿੱਚ ਵਿਸ਼ਵਾਸ ਕਰਦਾ ਹਾਂ।”

7ਜਦੋਂ ਪੌਲਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿੜ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ।

8(ਸਦੂਕੀ ਵਿਸ਼ਵਾਸ ਕਰਦੇ ਸਨ ਕਿ ਕੋਈ ਜੀ ਉੱਠਣਾ ਨਹੀਂ ਹੈ। ਉਹ ਵਿਸ਼ਵਾਸ ਕਰਦੇ ਸਨ ਕਿ ਇੱਥੇ ਦੂਤ ਜਾਂ ਆਤਮਾ ਨਹੀਂ ਸਨ।)

9ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖੜ੍ਹੇ ਹੋ ਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿੱਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”

10ਬਹਿਸ ਝਗੜੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲਸ ਦੇ ਚਿਬੜੇ ਕਰ ਦੇਣਗੇ। ਤਾਂ ਉਸ ਨੇ ਸਿਪਾਰੀਆਂ ਨੂੰ ਪੌਲਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।

11ਅਗਲੀ ਰਾਤ ਪਤੁ ਯਿਸੂ ਪੌਲਸ ਦੇ ਕੋਲ ਆ ਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਲਾਕ ਰੱਬ, ਤੂੰ ਯਹੂਦੀਆਂ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾ ਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਦੇਵੇਗਾ।”

ਕੁਝ ਯਹੂਦੀਆਂ ਨੇ ਪੌਲਸ ਨੂੰ ਮਾਰਨ ਦੀ ਵਿਉਂਤ ਬਣਾਈ

12ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੇ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲਸ ਨੂੰ ਮਾਰ ਨਾ ਮੁਕਾਉਣ ਉਹ ਕੁਝ ਵੀ ਨਹੀਂ ਖਾਣ-ਪੀਣਗੇ। 13ਚਾਲੀਆਂ ਤੋਂ ਵੱਧ ਯਹੂਦੀਆਂ ਨੇ ਇਹ ਸਾਜਿਸ਼ ਰਚੀ।

14ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਰ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਨਾ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲਸ

ਨੂੰ ਨਾ ਮਾਰ ਦੇਈਏ। 15ਇਸ ਲਈ ਹੁਣ ਤੁਸੀਂ ਸਭਾ ਦੇ ਨਾਲ ਰਲ ਕੇ ਸੈਨਾ ਦੇ ਸਰਦਾਰ ਨੂੰ ਸੁਨੇਗਾ ਭੇਜੋ ਕਿ ਉਹ ਉਸ ਨੂੰ ਤੁਰਾਡੇ ਅੱਗੇ ਪੇਸ਼ ਕਰੇ ਅਤੇ ਉਸ ਨੂੰ ਮਨਵਾਓ ਕਿ ਤੁਸੀਂ ਪੌਲਸ ਦੀ ਪੂਰੀ ਤਰ੍ਹਾਂ ਪੁੱਛ-ਗਿੱਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸ ਨੂੰ ਤੁਰਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”

16ਪਰ ਪੌਲਸ ਦੇ ਭਾਣਜੇ ਨੂੰ ਇਸ ਸਾਜਿਸ਼ ਦਾ ਪਤਾ ਲੱਗ ਗਿਆ। ਉਹ ਸੈਨਾ ਭਵਨ ਵਿੱਚ ਗਿਆ ਅਤੇ ਪੌਲਸ ਨੂੰ ਇਸ ਬਾਰੇ ਦੱਸ ਦਿੱਤਾ। 17ਤਦ ਪੌਲਸ ਨੇ ਇੱਕ ਸੈਨਾ ਅਧਿਕਾਰੀ ਨੂੰ ਸੱਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਓ। ਇਹ ਇੱਕ ਸੁਨੇਗਾ ਲੈ ਕੇ ਆਇਆ ਹੈ।” 18ਤਾਂ ਉਹ ਸੈਨਾ-ਅਧਿਕਾਰੀ ਉਸ ਦੇ ਭਾਣਜੇ ਨੂੰ ਕਮਾਂਡਰ ਕੋਲ ਲੈ ਗਿਆ ਤਾਂ ਉਸ ਨੇ ਕਿਹਾ, “ਕੈਦੀ ਪੌਲਸ ਨੇ ਮੈਨੂੰ ਇਸ ਨੌਜਵਾਨ ਨੂੰ ਤੁਰਾਡੇ ਕੋਲ ਲਿਆਉਣ ਨੂੰ ਆਖਿਆ ਹੈ ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”

19ਕਮਾਂਡਰ ਨੇ ਉਸ ਦਾ ਹੱਥ ਫੜਿਆ ਅਤੇ ਉਸ ਨੂੰ ਇੱਕ ਇੱਕਾਂਤ ਜਗ੍ਹਾ ਤੇ ਲੈ ਗਿਆ ਤੇ ਆਖਿਆ, “ਤੂੰ ਮੈਨੂੰ ਕੀ ਦੱਸਣਾ ਚਾਹੁੰਦਾ ਹੈ?”

20ਉਸ ਨੌਜਵਾਨ ਨੇ ਕਿਹਾ, “ਯਹੂਦੀਆਂ ਨੇ ਇਹ ਵਿਉਂਤ ਬਣਾਈ ਹੈ ਕਿ ਉਹ ਕੱਲ ਪੌਲਸ ਨੂੰ ਮਗਸਭਾ ਦੇ ਵਿੱਚ ਲਿਆਉਣ ਲਈ ਤੁਹਾਨੂੰ ਕਹਿਣਗੇ ਅਤੇ ਉਹ ਤੁਹਾਨੂੰ ਇਹ ਕਹਿਣਗੇ ਕਿ ਉਹ ਪੌਲਸ ਕੋਲੋਂ ਕੁਝ ਹੋਰ ਸਵਾਲ ਪੁੱਛਣਾ ਚਾਹੁੰਦੇ ਹਨ। 21ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵਧੇਰੇ ਯਹੂਦੀ ਛੁੱਪੇ ਹੋਏ ਹਨ ਤਾਂ ਜੇ ਉਹ ਪੌਲਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਰ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”

22ਕਮਾਂਡਰ ਨੇ ਉਸ ਨੂੰ ਕਿਹਾ, “ਕਿਸੇ ਨੂੰ ਨਾ ਦੱਸੀ ਕਿ ਤੂੰ ਮੈਨੂੰ ਇਸ ਵਿਉਂਤ ਬਾਰੇ ਦੱਸ ਦਿੱਤਾ ਹੈ ਅਤੇ ਉਸ ਨੇ ਉਸ ਨੂੰ ਭੇਜ ਦਿੱਤਾ।”

ਪੌਲਸ ਨੂੰ ਕੈਸਰਿਯਾ ਵਿੱਚ ਭੇਜਣਾ

23ਤਦ ਕਮਾਂਡਰ ਨੇ ਦੋ ਸੂਬੇਦਾਰਾਂ ਨੂੰ ਬੁਲਵਾਇਆ ਅਤੇ ਕਿਹਾ, “ਮੈਨੂੰ ਕੁਝ ਆਦਮੀ ਕੈਸਰਿਯਾ ਜਾਣ ਲਈ ਚਾਹੀਦੇ ਹਨ। ਤੁਸੀਂ ਦੋ ਸੌ ਸਿਪਾਰੀ ਤਿਆਰ ਰੱਖੋ, ਸੱਤਰ ਸਿਪਾਰੀ ਘੋੜਿਆਂ ਤੇ ਅਤੇ ਦੋ ਸੌ ਆਦਮੀ ਭਾਲੇ ਬਰਦਾਰ। ਇਨ੍ਹਾਂ ਨੂੰ ਅੱਜ ਰਾਤ ਨੂੰ ਵਜੇ ਰਵਾਨਾ ਕਰਨ ਲਈ ਤਿਆਰ ਰੱਖਣਾ। 24ਪੌਲਸ ਦੀ ਸਵਾਰੀ ਲਈ ਵੀ ਕੁਝ ਘੋੜਿਆਂ ਦਾ ਇੰਤਜ਼ਾਮ ਕਰੋ। ਉਸ ਨੂੰ ਪੂਰੀ ਸੁਰੱਖਿਆ ਨਾਲ ਫ਼ੇਲਿਕਸ ਹਾਕਮ ਦੇ ਕੋਲ ਪਹੁੰਚਾਣਾ ਹੈ।” 25ਕਮਾਂਡਰ ਨੇ ਇੱਕ ਚਿੱਠੀ ਲਿਖੀ ਜੋ ਇਸ ਤਰ੍ਹਾਂ ਸੀ:

26ਕਲੌਦਿਯੂਸ ਲੁਸਿਯਸ ਵੱਲੋਂ ਹਾਕਮ ਫ਼ੇਲਿਕਸ ਬਹਾਦੁਰ ਨੂੰ ਪ੍ਰਣਾਮ।

27ਯਹੂਦੀਆਂ ਨੇ ਇਸ ਵਿਅਕਤੀ ਨੂੰ ਗਿਰਫ਼ਤਾਰ ਕਰ ਲਿਆ ਅਤੇ ਇਸ ਨੂੰ ਮਾਰਨ ਹੀ ਵਾਲੇ ਸਨ, ਪਰ ਜਦੋਂ ਮੈਨੂੰ ਪਤਾ ਲੱਗਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਮੈਂ ਉਸੇ ਵਕਤ ਆਪਣੇ ਸਿਪਾਰੀਆਂ ਨਾਲ ਗਿਆ ਅਤੇ ਉਸ ਨੂੰ ਬਚਾਇਆ। 28ਮੈਂ ਇਹ ਜਾਣਨਾ ਚਾਹੁੰਦਾ ਸੀ ਕਿ ਉਨ੍ਹਾਂ ਕਿਸ ਕਾਰਣ ਉਸ ਉੱਪਰ ਇਲਜ਼ਾਮ ਲਗਾਏ, ਇਸ ਲਈ ਮੈਂ ਉਸ ਨੂੰ ਉਨ੍ਹਾਂ ਦੀ ਸਭਾ ਵਿੱਚ ਲੈ ਗਿਆ। 29ਉਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲਸ ਉਤੇ ਆਪਣੀ

^a 23:5 ਹਵਾਲਾ: ਕੁਚ 22:28

ਖੁਦ ਦੀ ਸ਼ਰਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਅਵਾ ਨਹੀਂ ਸੀ ਜੋ ਉਸ ਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ। **30** ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸ ਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸ ਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਕਿਹਾ ਕਿ ਉਹ ਤੁਹਾਡੇ ਅੱਗੇ ਉਸ ਦੇ ਇਲਜ਼ਾਮ ਦੱਸਣ।

31 ਸਿਪਾਹੀਆਂ ਨੂੰ ਜਿਵੇਂ ਕਿਹਾ ਗਿਆ ਸੀ ਉਨ੍ਹਾਂ ਨੇ ਉਵੇਂ ਹੀ ਕੀਤਾ। ਸਿਪਾਹੀ ਉਸ ਰਾਤ ਉਸ ਨੂੰ ਅੰਤਿਮਪਤਿਸ਼ ਸ਼ਹਿਰ ਵਿੱਚ ਲੈ ਗਏ। **32** ਅਗਲੇ ਦਿਨ ਘੁੜਸਵਾਰ ਸਿਪਾਹੀ ਪੌਲੁਸ ਦੇ ਨਾਲ ਕੈਸਰਿਆ ਨੂੰ ਗਏ। ਪਰ ਬਾਕੀ ਦੇ ਸਿਪਾਹੀ ਅਤੇ ਭਾਲਾ ਬਰਦਾਰ ਸੈਨਾ ਭਵਨ ਵਿੱਚ ਵਾਪਸ ਮੁੜ ਗਏ। **33** ਘੁੜਸਵਾਰ ਸਿਪਾਹੀ ਕੈਸਰਿਆ ਨੂੰ ਗਏ ਅਤੇ ਉਹ ਚਿਨੀ ਰਾਜਪਾਲ ਫ਼ੈਲਿਕਸ ਨੂੰ ਦਿੱਤੀ। ਉਸ ਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸ ਦੇ ਹਵਾਲੇ ਕਰ ਦਿੱਤਾ।

34 ਹਾਕਮ ਨੇ ਚਿਨੀ ਪੜ੍ਹ ਕੇ ਪੌਲੁਸ ਨੂੰ ਕਿਹਾ, “ਤੂੰ ਕਿਸ ਦੇਸ਼ ਦਾ ਹੈ?” ਉਹ ਜਾਣ ਗਿਆ ਕਿ ਪੌਲੁਸ ਕਿਲਿਕਿਆ ਸ਼ਹਿਰ ਦਾ ਹੈ। **35** ਹਾਕਮ ਨੇ ਕਿਹਾ, “ਪਹਿਲੇ ਤੇਰੇ ਮੁੰਦਰੀ ਵੀ ਆ ਜਾਣ ਫਿਰ ਮੈਂ ਤੇਰੀ ਸੁਣਾਂਗਾ।” ਫਿਰ ਰਾਜਪਾਲ ਨੇ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਜ਼ਰਬੰਦ ਰੱਖਣ ਦਾ ਹੁਕਮ ਦਿੱਤਾ।

ਯਹੂਦੀਆਂ ਨੇ ਪੌਲੁਸ ਨੂੰ ਮੁਲਜ਼ਮ ਠਹਿਰਾਇਆ

24 ਪੰਜਾਂ ਦਿਨਾਂ ਬਾਅਦ ਹਨਾਨਿਆਹ ਨਾਂ ਦਾ ਸਰਦਾਰ ਜਾਜਕ ਕੈਸਰਿਆ ਵਿੱਚ ਆਇਆ ਅਤੇ ਆਪਣੇ ਨਾਲ ਕੁਝ ਬਜ਼ੁਰਗ ਯਹੂਦੀ ਆਗੂਆਂ ਅਤੇ ਤਰਤੁੱਲੁਸ ਨਾਂ ਦੇ ਇੱਕ ਵਕੀਲ ਨੂੰ ਵੀ ਲਿਆਇਆ। ਉਹ ਕੈਸਰਿਆ ਨੂੰ ਪੌਲੁਸ ਦੇ ਖਿਲਾਫ਼ ਰਾਜਪਾਲ ਅੱਗੇ ਦੇਸ਼ ਦੱਸਣ ਲਈ ਗਏ। **2** ਜਦੋਂ ਪੌਲੁਸ ਨੂੰ ਅੰਦਰ ਬੁਲਾਇਆ ਗਿਆ, ਤਰਤੁੱਲੁਸ ਨੇ ਪੌਲੁਸ ਦੇ ਵਿਰੁੱਧ ਇਲਜ਼ਾਮ ਦੱਸਣੇ ਸ਼ੁਰੂ ਕੀਤੇ।

ਤਰਤੁੱਲੁਸ ਨੇ ਕਿਹਾ, “ਹੇ ਫ਼ੈਲਿਕਸ ਬਰਾਦਰ। ਅਸੀਂ ਤੇ ਸਾਡੇ ਲੋਕ ਤੁਹਾਡੇ ਕਾਰਣ ਬੜੀ ਸ਼ਾਂਤੀ ਭੋਗਦੇ ਹਾਂ ਅਤੇ ਸਾਡੇ ਦੇਸ਼ ਵਿੱਚ ਬਹੁਤ ਸਾਰੇ ਗਲਤ ਕੰਮ ਤੁਹਾਡੀ ਸਿਆਣਪ ਤੇ ਦੂਰ ਅੰਦੇਸ਼ੀ ਨਾਲ ਠੀਕ ਕੀਤੇ ਜਾਂਦੇ ਹਨ। **3** ਹਰ ਜਗ੍ਹਾ ਅਤੇ ਹਰ ਵੇਲੇ ਅਸੀਂ ਇਹ ਗੱਲਾਂ ਵੱਡੀ ਸ਼ੁਕਰਗੁਜ਼ਾਰੀ ਨਾਲ ਮੰਨ ਲੈਂਦੇ ਹਾਂ। **4** ਪਰ ਹੁਣ ਮੈਂ ਤੁਹਾਡਾ ਜ਼ਿਆਦਾ ਸਮਾਂ ਨਾ ਲੈਂਦਾ ਹੋਇਆ ਸਿਰਫ਼ ਕੁਝ ਸ਼ਬਦ ਕਰਾਂਗਾ, ਕਿਰਪਾ ਕਰਕੇ ਸਹਿਜਤਾ ਨਾਲ ਸੁਣੋ। **5** ਇਹ ਆਦਮੀ ਮੁਸੀਬਤਾਂ ਖੜ੍ਹੀਆਂ ਕਰਨ ਵਾਲਾ ਹੈ। ਇਹ ਦੁਨੀਆ ਭਰ ਵਿੱਚ ਜਿੱਥੇ ਵੀ ਯਹੂਦੀ ਵੱਸਦੇ ਹਨ, ਜਾ ਕੇ ਮੁਸੀਬਤਾਂ ਖੜ੍ਹੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧੜੇ ਦਾ ਆਗੂ ਹੈ। **6** ਇਹ ਮੰਦਰ ਨੂੰ ਵੀ ਅਪਵਿੱਤਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਅਸੀਂ ਇਸ ਨੂੰ ਗਿਰਫ਼ਤਾਰ ਕਰ ਲਿਆ। [ਅਸੀਂ ਇਸ ਦਾ ਨਿਆਂ ਆਪਣੀ ਸ਼ਰਾ ਅਨੁਸਾਰ ਕਰਨਾ ਚਾਹੁੰਦੇ ਸਾਂ। **7** ਪਰ ਸਰਦਾਰ ਲਿਸਿਯਾਸ ਆਇਆ ਅਤੇ ਉਸ ਨੂੰ ਸਾਥੋਂ ਜ਼ਬਰਦਸਤੀ ਲੈ ਗਿਆ। **8** ਅਤੇ ਲਿਸਿਯਾਸ ਨੇ ਆਪਣੇ ਲੋਕਾਂ ਨੂੰ ਸਾਡੇ ਉੱਤੇ ਇਲਜ਼ਾਮ ਲਾਉਣ ਲਈ ਤੁਹਾਡੇ ਕੋਲ ਆਉਣ ਲਈ ਕਿਹਾ।] ਪੂਰੀ ਤਰ੍ਹਾਂ ਉਸ ਦੀ ਜਾਂਚ ਕਰਨ ਤੋਂ ਬਾਅਦ ਤੁਸੀਂ ਖੁਦ ਹੀ ਨਿਸ਼ਚਾ ਕਰ ਸਕਦੇ ਹੋ ਕਿ ਸਾਡੇ ਇਲਜ਼ਾਮ ਸੱਚ ਹਨ।” **9** ਬਾਕੀ

ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੇ ਗੱਲਾਂ ਤਰਤੁੱਲੁਸ ਨੇ ਆਖੀਆਂ ਸਨ ਉਹ ਸੱਚ ਸਨ।

ਫ਼ੈਲਿਕਸ ਅੱਗੇ ਪੌਲੁਸ ਆਪਣੇ ਆਪ ਦਾ ਬਚਾਅ ਕਰਦਾ ਹੈ

10 ਫੇਰ ਹਾਕਮ ਨੇ ਪੌਲੁਸ ਨੂੰ ਬੋਲਣ ਲਈ ਇਸ਼ਾਰਾ ਕੀਤਾ। ਪੌਲੁਸ ਨੇ ਆਖਿਆ, “ਰਾਜਪਾਲ ਫ਼ੈਲਿਕਸ, ਮੈਨੂੰ ਪਤਾ ਹੈ ਕਿ ਤੁਸੀਂ ਬਹੁਤ ਸਾਲਾਂ ਤੋਂ ਇਸ ਦੇਸ਼ ਦੇ ਮੁਨਸਫ਼ ਹੋ, ਇਸ ਲਈ ਮੈਂ ਤੁਹਾਡੇ ਅੱਗੇ ਆਪਣੀ ਸਫ਼ਾਈ ਪੇਸ਼ ਕਰਨ ਲਈ ਖੁਸ਼ ਹਾਂ। **11** ਮੈਂ ਯਹੂਸਲਮ ਵਿੱਚ ਸਿਰਫ਼ ਬਾਰਾਂ ਦਿਨ ਪਹਿਲੇ ਉਪਾਸਨਾ ਕਰਨ ਗਿਆ ਤੁਸੀਂ ਇਹ ਜਾਣ ਸਕਦੇ ਹੋ ਕਿ ਇਹ ਗੱਲ ਸੱਚ ਹੈ। **12** ਇਹ ਯਹੂਦੀ ਜੋ ਮੈਨੂੰ ਦੇਸ਼ੀ ਠਹਿਰਾ ਰਹੇ ਹਨ ਇਨ੍ਹਾਂ ਨੇ ਮੈਨੂੰ ਕਦੇ ਵੀ ਕਿਸੇ ਨਾਲ ਮੰਦਰ ਵਿੱਚ ਵਿਵਾਦ ਕਰਦਿਆਂ, ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਦਿਆਂ, ਯਹੂਦੀ ਮੰਦਰਾਂ ਵਿੱਚ ਜਾਂ ਕਿਸੇ ਸਥਾਨ ਤੇ ਕੁਝ ਕਰਦਿਆਂ ਨਹੀਂ ਵੇਖਿਆ। **13** ਇਹ ਜੇ ਹੁਣ ਮੇਰੇ ਸਿਰ ਦੇਸ਼ ਮੜ੍ਹ ਰਹੇ ਹਨ, ਇਹ ਸਾਬਤ ਨਹੀਂ ਕਰ ਸਕਦੇ।

14 “ਪਰ ਮੈਂ ਤੁਹਾਡੇ ਸਾਹਮਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਪਾਸਨਾ ਚੇਲੇ ਦੀ ਤਰ੍ਹਾਂ ਯਿਸੂ ਦੇ ਤਰੀਕੇ ਨਾਲ ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰੱਖਦਾ ਹਾਂ ਜੋ ਕਿ ਮੂਸਾ ਦੀ ਸ਼ਰਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ। **15** ਮੈਂ ਵੀ ਪਰਮੇਸ਼ੁਰ ਤੋਂ ਉਹੀ ਆਸ ਰੱਖਦਾ ਹਾਂ ਜਿਸ ਦੀ ਇਹ ਖੁਦ ਰੱਖਦੇ ਹਨ ਕਿ ਧਰਮੀ ਜਾਂ ਕੁਧਰਮੀ ਸਭ ਦਾ ਮੌਤ ਤੋਂ ਜੀ ਉੱਠਣਾ ਹੋਵੇਗਾ। **16** ਇਸ ਲਈ ਮੈਂ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰਦਾ ਹਾਂ ਜੋ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਸਹੀ ਹੈ।

17 “ਬਹੁਤ ਸਾਲ ਮੈਂ ਇੱਥੋਂ, ਯਹੂਸਲਮ ਤੋਂ ਦੂਰ ਰਿਹਾ ਹਾਂ। ਮੈਂ ਇੱਥੇ ਆਪਣੇ ਲੋਕਾਂ ਨੂੰ ਪੈਸੇ ਦੇਣ ਅਤੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਲਈ ਆਇਆ ਹਾਂ। **18** ਕੁਝ ਯਹੂਦੀਆਂ ਨੇ ਮੈਨੂੰ ਮੰਦਰ ਤੇ ਵੇਖਿਆ, ਜਦੋਂ ਅਜੇ ਮੈਂ ਸ਼ੁੱਧਤਾ ਦੀ ਰਸਮ ਪੂਰੀ ਕਰ ਰਿਹਾ ਸੀ। ਮੈਂ ਕੋਈ ਵੀ ਫ਼ਸਾਦ ਖੜ੍ਹਾ ਨਹੀਂ ਸੀ ਕੀਤਾ ਅਤੇ ਨਾ ਹੀ ਮੇਰੇ ਆਸ-ਪਾਸ ਭੀੜ ਇਕੱਠੀ ਹੋਈ ਸੀ। **19** ਪਰ ਉੱਥੇ ਕੁਝ ਯਹੂਦੀ ਅਸਿਯਾ ਤੋਂ ਸਨ। ਉਨ੍ਹਾਂ ਨੂੰ ਪਹਿਲਾਂ ਮੇਰੇ ਤੇ ਇਲਜ਼ਾਮ ਲਾਉਣ ਲਈ ਇੱਥੇ ਹੋਣਾ ਚਾਹੀਦਾ ਸੀ, ਜੇਕਰ ਸੱਚ ਮੁੱਚ ਹੀ ਮੈਂ ਕੁਝ ਵੀ ਗਲਤ ਕੀਤਾ ਹੈ। ਕਿਉਂਕਿ ਸਿਰਫ਼ ਉਹੀ ਉਸ ਵਕਤ ਉੱਥੇ ਮੌਜੂਦ ਸਨ। **20** ਇਨ੍ਹਾਂ ਯਹੂਦੀਆਂ ਨੂੰ ਇੱਥੇ ਪੁੱਛੋ ਕਿ ਭਲਾ ਉਨ੍ਹਾਂ ਨੇ ਯਹੂਸਲਮ ਵਿੱਚ ਜਦੋਂ ਮੈਂ ਸਭਾ ਦੇ ਅੱਗੇ ਗਯਾ ਤਾਂ ਤਾਂ ਕੀ ਮੇਰੇ ਵਿੱਚ ਕੋਈ ਬੁਰਿਆਈ ਵੇਖੀ ਸੀ। **21** ਉਹ ਮੇਰੇ ਉੱਤੇ ਸਿਰਫ਼ ਇੱਕੋ ਗੱਲ ਦਾ ਇਲਜ਼ਾਮ ਲਾ ਸਕਦੇ ਹਨ, ‘ਜੇ ਮੈਂ ਉਨ੍ਹਾਂ ਅੱਗੇ ਖਲੋਤਿਆਂ ਆਖਿਆ। ਤੁਸੀਂ ਅੱਜ ਮੇਰਾ ਨਿਆਂ ਕਰ ਰਹੇ ਹੋ ਕਿਉਂਕਿ ਮੈਂ ਵਿਸ਼ਵਾਸ ਕਰਦਾ ਹਾਂ ਕਿ ਲੋਕਾਂ ਦਾ ਜੀ ਉੱਠਣਾ ਹੋਵੇਗਾ।”

22 ਫ਼ੈਲਿਕਸ ਜੋ ਕਿ ਖੁਦ ਯਿਸੂ ਦੇ ਰਾਹ ਦੀਆਂ ਬਹੁਤ ਸਾਰੀਆਂ ਗੱਲਾਂ ਨੂੰ ਜਾਣਦਾ ਸੀ ਉਸ ਨੇ ਕਾਰਵਾਈ ਰੋਕ ਦਿੱਤੀ ਤੇ ਕਿਹਾ, “ਮੈਂ ਇਸ ਮਾਮਲੇ ਦਾ ਫ਼ੈਸਲਾ ਉਦੋਂ ਕਰਾਂਗਾ ਜਦੋਂ ਸਰਦਾਰ ਲੁਸਿਯਾਸ ਇੱਥੇ ਆਵੇਗਾ।” **23** ਫਿਰ ਉਸ ਨੇ ਅਧਿਕਾਰੀ ਨੂੰ ਪੌਲੁਸ ਨੂੰ ਨਿਗਰਾਨੀ ਹੇਠ ਰੱਖਣ ਦਾ ਹੁਕਮ ਦਿੱਤਾ। ਪਰ ਉਸ ਨੂੰ ਥੋੜੀ ਅਜ਼ਾਦੀ ਦੇਣ ਲਈ ਕਿਹਾ ਅਤੇ ਉਸ ਦੇ ਮਿੱਤਰਾਂ ਨੂੰ ਉਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਣ ਦੀ ਇਜਾਜ਼ਤ ਦੇ ਦਿੱਤੀ।

ਰਸੂਲਾਂ ਦੇ ਕਰਤੱਬ

ਪੌਲੁਸ ਦੀ ਫ਼ੇਲਿਕੁਸ ਅਤੇ ਉਸ ਦੀ ਪਤਨੀ ਨਾਲ ਗੱਲ-ਬਾਤ

24 ਕੁਝ ਦਿਨਾਂ ਬਾਅਦ, ਫ਼ੇਲਿਕੁਸ ਆਪਣੀ ਪਤਨੀ ਦਰੂਸਿੱਲਾ ਨਾਲ ਖੁਦ ਆਇਆ ਜੋ ਕਿ ਯਹੂਦਾ ਸੀ। ਅਤੇ ਉਸ ਨੇ ਪੌਲੁਸ ਨੂੰ ਬੁਲਾਵਾ ਭੇਜਿਆ ਅਤੇ ਉਸ ਕੋਲੋਂ ਮਸੀਹ ਯਿਸੂ ਉੱਪਰ ਵਿਸ਼ਵਾਸ ਕਰਨ ਦੇ ਬਾਰੇ ਸੁਣਿਆ। **25** ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਸਮ ਅਤੇ ਭਵਿੱਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।” **26** ਪਰ ਫ਼ੇਲਿਕੁਸ ਦਾ ਉਸ ਨਾਲ ਗੱਲਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸ ਨੇ ਉਸ ਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ।

27 ਪਰ ਦੋ ਸਾਲ ਬਾਅਦ ਪੁਰਕਿਯੁਸ ਫ਼ੇਸਤੁਸ ਫ਼ੇਲਿਕੁਸ ਦੀ ਥਾਂ ਹਾਕਮ ਬਣ ਗਿਆ। ਇਸ ਲਈ ਹੁਣ ਫ਼ੇਲਿਕੁਸ ਹਾਕਮ ਨਹੀਂ ਸੀ। ਫ਼ੇਲਿਕੁਸ ਕੁਝ ਅਜਿਹਾ ਕਰਨਾ ਚਾਹੁੰਦਾ ਸੀ ਜੋ ਯਹੂਦੀਆਂ ਨੂੰ ਪ੍ਰਸੰਨ ਕਰੇ। ਇਸ ਲਈ ਉਸ ਨੇ ਪੌਲੁਸ ਨੂੰ ਕੈਦ ਵਿੱਚ ਹੀ ਰਹਿਣ ਦਿੱਤਾ।

ਪੌਲੁਸ ਕੈਸਰ ਦੀ ਦੁਹਾਈ ਦਿੰਦਾ ਹੈ

25 ਫ਼ੇਸਤੁਸ ਰਾਜਪਾਲ ਬਣ ਗਿਆ ਅਤੇ ਤਿੰਨਾਂ ਦਿਨਾਂ ਬਾਅਦ ਉਹ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ। **2** ਪਰਧਾਨ ਜਾਜਕਾਂ ਅਤੇ ਖਾਸ ਯਹੂਦੀ ਆਗੂਆਂ ਨੇ ਫ਼ੇਸਤੁਸ ਦੇ ਅੱਗੇ ਪੌਲੁਸ ਦੇ ਖਿਲਾਫ਼ ਦੋਸ਼ ਲਗਾਏ। **3** ਉਨ੍ਹਾਂ ਨੇ ਫ਼ੇਸਤੁਸ ਨੂੰ ਆਖਿਆ ਕਿ ਉਨ੍ਹਾਂ ਲਈ ਪੌਲੁਸ ਨੂੰ ਮੁੜ ਯਰੂਸ਼ਲਮ ਵਿੱਚ ਭੇਜਣ ਦੀ ਮੇਹਰਬਾਨੀ ਕਰੋ ਕਿਉਂਕਿ ਉਨ੍ਹਾਂ ਨੇ ਪੌਲੁਸ ਨੂੰ ਰਾਹ ਵਿੱਚ ਕਤਲ ਕਰਨ ਦੀ ਸਾਜਿਸ਼ ਬਣਾਈ ਹੋਈ ਸੀ। **4** ਪਰ ਫ਼ੇਸਤੁਸ ਨੇ ਉੱਤਰ ਦਿੱਤਾ, “ਪੌਲੁਸ ਨੂੰ ਕੈਸਰਿਯਾ ਵਿੱਚ ਰੱਖਿਆ ਜਾਵੇਗਾ। ਮੈਂ ਖੁਦ ਹੀ ਜਲਦੀ ਕੈਸਰਿਯਾ ਨੂੰ ਵਾਪਸ ਜਾਵਾਂਗਾ। **5** ਤੁਹਾਡੇ ਕੁਝ ਆਗੂ ਮੇਰੇ ਨਾਲ ਚਲਣ ਉਹ ਉੱਥੇ ਪੌਲੁਸ ਨੂੰ ਦੋਸ਼ੀ ਸਾਬਤ ਕਰਨ ਜੇਕਰ ਉਸ ਨੇ ਸੱਚ ਮੁੱਚ ਕੋਈ ਗਲਤੀ ਕੀਤੀ ਹੈ ਤਾਂ ਉਹ ਉਸ ਤੇ ਕੈਸਰਿਯਾ ਵਿੱਚ ਇਲਜ਼ਾਮ ਲਾ ਸਕਦੇ ਹਨ।”

6 ਫ਼ੇਸਤੁਸ ਅੱਠ-ਦਸ ਦਿਨ ਹੋਰ ਯਰੂਸ਼ਲਮ ਵਿੱਚ ਹੀ ਰੁਕਿਆ ਫਿਰ ਵਾਪਸ ਕੈਸਰਿਯਾ ਨੂੰ ਪਰਤਿਆ। ਅਗਲੇ ਦਿਨ ਫ਼ੇਸਤੁਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਉਸ ਦੇ ਸਾਹਮਣੇ ਹਾਜ਼ਰ ਕਰਨ। ਫ਼ੇਸਤੁਸ ਅਦਾਲਤ ਦੀ ਗੱਦੀ ਤੇ ਬੈਠਾ ਸੀ। **7** ਪੌਲੁਸ ਉਸ ਕਮਰੇ ਵਿੱਚ ਆਇਆ। ਜਿਹੜੇ ਯਹੂਦੀ ਯਰੂਸ਼ਲਮ ਤੋਂ ਆਏ ਸਨ ਉਸ ਦੇ ਆਸ-ਪਾਸ ਖੜ੍ਹੇ ਸਨ। ਉਨ੍ਹਾਂ ਨੇ ਪੌਲੁਸ ਦੇ ਖਿਲਾਫ਼ ਕਈ ਤਕੜੇ ਇਲਜ਼ਾਮ ਲਾਏ, ਪਰ ਉਨ੍ਹਾਂ ਵਿੱਚੋਂ ਇੱਕ ਵੀ ਇਲਜ਼ਾਮ ਨੂੰ ਸਾਬਤ ਨਾ ਕਰ ਸਕੇ। **8** ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਇਹੀ ਕਿਹਾ, “ਮੈਂ ਯਹੂਦੀ ਸਰਾ, ਮੰਦਰ ਜਾਂ ਕੈਸਰ ਦੇ ਵਿਰੋਧ ਕੋਈ ਵੀ ਗਲਤ ਕੰਮ ਨਹੀਂ ਕੀਤਾ।”

9 ਪਰ ਫ਼ੇਸਤੁਸ ਯਹੂਦੀਆਂ ਨੂੰ ਖੁਸ਼ ਕਰਨਾ ਚਾਹੁੰਦਾ ਸੀ ਤਾਂ ਉਸ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਯਰੂਸ਼ਲਮ ਨੂੰ ਜਾਣਾ ਚਾਹੁੰਦਾ ਹੈ? ਕੀ ਤੂੰ ਚਾਹੁੰਦਾ ਹੈ ਕਿ ਮੈਂ ਉੱਥੇ ਇਨ੍ਹਾਂ ਦੋਸ਼ਾਂ ਉੱਪਰ ਤੇਰਾ ਨਿਆਂ ਕਰਾਂ?”

10 ਪੌਲੁਸ ਨੇ ਕਿਹਾ, “ਇਸ ਵਕਤ ਮੈਂ ਕੈਸਰੀ ਅਦਾਲਤ ਦੀ ਗੱਦੀ ਅੱਗੇ ਖੜ੍ਹਾ ਹਾਂ। ਮੇਰਾ ਨਿਆਂ ਇੱਥੇ ਹੀ ਹੋਵੇ। ਮੈਂ ਯਹੂਦੀਆਂ ਦੇ ਵਿਰੁੱਧ ਕੁਝ ਵੀ ਗਲਤ ਨਹੀਂ ਕੀਤਾ ਅਤੇ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹੋ। **11** ਜੇਕਰ ਮੈਂ ਗਲਤ ਕੰਮ ਕੀਤਾ ਹੈ ਜੋ ਮੈਂ ਤੇਰੀ ਸਜ਼ਾ ਦੇ

ਕਾਬਲ ਹੈ ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਾਂਗਾ। ਪਰ ਜੇਕਰ ਉਨ੍ਹਾਂ ਦੇ ਦੋਸ਼ ਗਲਤ ਹਨ ਤਾਂ ਕਿਸੇ ਨੂੰ ਵੀ ਮੈਨੂੰ ਯਹੂਦੀਆਂ ਹੱਥੀਂ ਫੜਵਾਉਣ ਦਾ ਇਖਤਿਆਰ ਨਹੀਂ ਹੈ। ਮੈਂ ਕੈਸਰ ਨੂੰ ਇਹ ਬੇਨਤੀ ਕਰਦਾ ਹਾਂ।”

12 ਤਦ ਫ਼ੇਸਤੁਸ ਨੇ ਅਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ ਅਤੇ ਕਿਹਾ, “ਤੂੰ ਕੈਸਰ ਦੀ ਦੁਹਾਈ ਦਿੰਦੀ ਹੈ ਇਸ ਲਈ ਤੂੰ ਕੈਸਰ ਕੋਲ ਹੀ ਜਾਵੇਂਗਾ।”

ਪੌਲੁਸ ਅਗਿ੍ਯਾ ਦੇ ਸਾਹਮਣੇ

13 ਕੁਝ ਦਿਨਾਂ ਬਾਅਦ ਰਾਜਾ ਅਗਿ੍ਯਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨਾਲ ਭੇਟ ਕਰਨ ਲਈ ਆਏ। **14** ਉਹ ਉੱਥੇ ਕਾਫ਼ੀ ਦਿਨ ਰੁਕੇ। ਫ਼ੇਸਤੁਸ ਨੇ ਪੌਲੁਸ ਦੇ ਮਾਮਲੇ ਬਾਰੇ ਰਾਜੇ ਨਾਲ ਚਰਚਾ ਕੀਤੀ ਅਤੇ ਆਖਿਆ, “ਇੱਥੇ ਇੱਕ ਆਦਮੀ ਹੈ ਜਿਸ ਨੂੰ ਫ਼ੇਲਿਕੁਸ ਕੈਦ ਵਿੱਚ ਛੱਡ ਗਿਆ। **15** ਜਦੋਂ ਮੈਂ ਯਰੂਸ਼ਲਮ ਵਿੱਚ ਗਿਆ ਤਾਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸ ਦੇ ਵਿਰੁੱਧ ਦੋਸ਼ ਲਗਾਏ। ਇਹ ਯਹੂਦੀ ਚਾਹੁੰਦੇ ਸਨ ਕਿ ਮੈਂ ਇਸ ਨੂੰ ਮਾਰ ਦੇਵਾਂ। **16** ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਹਮਣਾ ਨਹੀਂ ਕਰਦਾ ਅਤੇ ਉਸ ਨੂੰ ਉਸ ਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ, ਉਸ ਨੂੰ ਹਵਾਲੇ ਨਹੀਂ ਕੀਤਾ ਜਾਂਦਾ।’

17 “ਇਸ ਲਈ ਇਹ ਯਹੂਦੀ ਇੱਥੇ ਇਕੱਠੇ ਹੋਏ। ਮੈਂ ਮੁਨਸਫ਼ ਦੀ ਗੱਦੀ ਤੇ ਬੈਠਾ ਅਤੇ ਉਸ ਮਨੁੱਖ ਨੂੰ ਮੇਰੇ ਸਾਹਮਣੇ ਪੇਸ਼ ਕਰਨ ਦਾ ਆਦੇਸ਼ ਦਿੱਤਾ। **18** ਯਹੂਦੀ ਖੜ੍ਹੇ ਹੋਏ ਅਤੇ ਉਸ ਤੇ ਇਲਜ਼ਾਮ ਲਾਏ। ਪਰ ਉਨ੍ਹਾਂ ਨੇ ਉਸ ਉੱਤੇ ਅਜਿਹੇ ਕੋਈ ਦੋਸ਼ ਨਹੀਂ ਲਾਏ ਜੋ ਮੈਂ ਸੋਚ ਸਕਾਂ। **19** ਇਸ ਦੀ ਜਗ੍ਹਾ, ਇਹ ਸਭ ਉਨ੍ਹਾਂ ਦੇ ਧਰਮ ਦੇ ਮਾਮਲੇ ਅਤੇ ਯਿਸੂ ਨਾਂ ਦੇ ਆਦਮੀ ਬਾਰੇ ਸਨ। ਯਿਸੂ ਮਰ ਚੁੱਕਿਆ ਹੈ, ਪਰ ਪੌਲੁਸ ਨੇ ਆਖਿਆ ਕਿ ਉਹ ਹਾਲੇ ਵੀ ਜੀਉਂਦਾ ਹੈ। **20** ਮੈਨੂੰ ਇਨ੍ਹਾਂ ਗੱਲਾਂ ਬਾਰੇ ਬਹੁਤਾ ਪਤਾ ਨਹੀਂ ਸੀ ਇਸ ਲਈ ਮੈਂ ਜ਼ਿਆਦਾ ਸਵਾਲ ਨਾ ਕੀਤੇ ਪਰ ਮੈਂ ਪੌਲੁਸ ਨੂੰ ਪੁੱਛਿਆ, ‘ਕੀ ਤੂੰ ਯਰੂਸ਼ਲਮ ਜਾ ਕੇ ਉੱਥੇ ਨਿਆਂ ਪਾਉਣਾ ਚਾਹੁੰਦਾ ਹੈ?’ **21** ਪਰ ਪੌਲੁਸ ਨੇ ਚਾਹਿਆ ਕਿ ਉਸ ਨੂੰ ਕੈਸਰਿਯਾ ਵਿੱਚ ਹੀ ਰੱਖਿਆ ਜਾਵੇ। ਉਸ ਨੇ ਕੈਸਰ ਨੂੰ ਬੇਨਤੀ ਕੀਤੀ। ਸੋ ਮੈਂ ਹੁਕਮ ਦਿੱਤਾ ਕਿ ਪੌਲੁਸ ਨੂੰ ਉਦੋਂ ਤੱਕ ਨਜ਼ਰਬੰਦ ਰੱਖੋ ਜਦੋਂ ਤੱਕ ਮੈਂ ਉਸ ਨੂੰ ਰੋਮ ਵਿੱਚ ਕੈਸਰ ਕੋਲ ਨਾ ਭੇਜ ਦੇਵਾਂ।”

22 ਅਗਿ੍ਯਾ ਨੇ ਫ਼ੇਸਤੁਸ ਨੂੰ ਕਿਹਾ, “ਮੈਂ ਵੀ ਇਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ।” ਫ਼ੇਸਤੁਸ ਨੇ ਕਿਹਾ, “ਤੂੰ ਕੱਲ੍ਹ ਉਸ ਨੂੰ ਸੁਣ ਸਕਦਾ ਹੈਂ।”

23 ਅਗਲੇ ਦਿਨ ਅਗਿ੍ਯਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ। ਉਹ ਦੋਵੇਂ ਅਤੇ ਸੈਨਾ ਦੇ ਮੁਖੀ ਅਤੇ ਖਾਸ-ਖਾਸ ਕੈਸਰਿਯਾ ਦੇ ਮਨੁੱਖ ਸਾਰੇ ਕਚਿਰੀ ਵਿੱਚ ਜਾ ਵੜੇ। ਫ਼ੇਸਤੁਸ ਨੇ ਪੌਲੁਸ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ **24** ਅਤੇ ਕਿਹਾ, “ਰਾਜਾ ਅਗਿ੍ਯਾ ਅਤੇ ਇੱਥੇ ਸਾਡੇ ਨਾਲ ਇਕੱਠੇ ਤੁਸੀਂ ਸਾਰੇ ਆਦਮੀਓ, ਇਸ ਮਨੁੱਖ ਵੱਲ ਵੇਖੋ। ਇੱਥੋਂ ਦੇ ਅਤੇ ਯਰੂਸ਼ਲਮ ਦੇ ਸਾਰੇ ਯਹੂਦੀਆਂ ਨੇ ਮੈਨੂੰ ਸ਼ਿਕਾਇਤ ਕੀਤੀ ਹੈ ਅਤੇ ਰੌਲਾ ਪਾਇਆ ਹੈ ਕਿ ਉਸ ਨੂੰ ਹੋਰ ਵਧੇਰੇ ਨਹੀਂ ਜਿਉਣਾ ਚਾਹੀਦਾ। **25** ਪਰ ਮੈਂ ਇਸ ਦੇ ਕਿਸੇ ਵੀ ਅਮਲ ਨੂੰ ਮੌਤ ਦੀ ਸਜ਼ਾ ਦੇ ਲਾਇਕ ਦੋਸ਼ੀ ਨਹੀਂ ਪਾਇਆ। ਪਰ ਉਸ ਨੇ ਖੁਦ ਕੈਸਰ ਨੂੰ ਬੇਨਤੀ ਕੀਤੀ, ਇਸ ਲਈ ਮੈਂ ਉਸ ਨੂੰ ਰੋਮ ਨੂੰ ਭੇਜਣ ਦਾ ਫ਼ੈਸਲਾ

ਕੀਤਾ ਹੈ। 26 ਪਰ ਮੇਰੇ ਕੋਲ ਕੈਸਰ ਨੂੰ ਇਸ ਆਦਮੀ ਬਾਰੇ ਲਿਖਣ ਲਈ ਕੋਈ ਵਿਸ਼ੇਸ਼ ਗੱਲ ਨਹੀਂ ਹੈ। ਇਸੇ ਕਾਰਣ ਮੈਂ ਇਸ ਨੂੰ ਤੁਰਾਡੇ ਸਭ ਦੇ ਸਾਹਮਣੇ ਲਿਆਇਆ ਹਾਂ, ਖਾਸ ਕਰ, ਰਾਜਾ ਅਗਿੱਪਾ ਤੇਰੇ ਸਾਹਮਣੇ, ਅਤੇ ਮੈਂ ਉਮੀਦ ਕਰਦਾ ਹਾਂ ਕਿ ਤੂੰ ਉਸ ਨਾਲ ਸਵਾਲ ਜਵਾਬ ਕਰਕੇ ਮੈਨੂੰ ਦੱਸੇਗਾ ਤਾਂ ਜੋ ਮੈਂ ਕੈਸਰ ਨੂੰ ਕੁਝ ਲਿਖ ਸਕਾਂ। 27 ਮੈਂ ਸੋਚਦਾ ਹਾਂ ਕਿ ਇੱਕ ਕੈਦੀ ਤੇ ਦੋਸ਼ ਲਾਏ ਬਿਨਾ ਉਸ ਨੂੰ ਰੋਮ ਭੇਜਣਾ ਮੁਰਖਤਾ ਹੋਵੇਗੀ।”

ਪੌਲੁਸ ਰਾਜਾ ਅਗਿੱਪਾ ਦੇ ਸਾਹਮਣੇ

26 ਅਗਿੱਪਾ ਨੇ ਪੌਲੁਸ ਨੂੰ ਆਖਿਆ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਤਾਂ ਪੌਲੁਸ ਆਪਣੇ ਹੱਥ ਨਾਲ ਲੋਕਾਂ ਨੂੰ ਸੁਣਨ ਦਾ ਇਸ਼ਾਰਾ ਕਰਦਿਆਂ ਹੋਇਆਂ ਆਖਣ ਲੱਗਾ। 2 ਹੇ ਰਾਜਾ ਅਗਿੱਪਾ, ਤੁਰਾਡੇ ਅੱਗੇ ਖੜ੍ਹਾ ਹੋ ਕੇ ਅੱਜ ਮੈਂ ਆਪਣੇ ਆਪਣੇ ਬੜਾ ਭਾਗਸ਼ਾਲੀ ਸਮਝਦਾ ਹਾਂ ਅਤੇ ਮੈਂ ਯਹੂਦੀਆਂ ਦੁਆਰਾ ਆਪਣੇ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਦਾ ਉੱਤਰ ਦਿਆਂਗਾ। 3 ਮੈਂ ਵਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜਾਂ ਬਾਰੇ ਅਤੇ ਜਿਹੜੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਭਰ ਨਾਲ ਸੁਣੋ।

4 ਸਾਰੇ ਯਹੂਦੀ ਮੇਰੇ ਸਾਰੇ ਜੀਵਨ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਕਿਵੇਂ ਮੈਂ ਮੁਢੋਂ ਆਪਣੇ ਦੇਸ ਵਿੱਚ ਰਿਹਾ ਹਾਂ ਅਤੇ ਬਾਅਦ ਵਿੱਚ ਯਰੂਸ਼ਲਮ ਦੇ ਵਿੱਚ। 5 ਇਹ ਯਹੂਦੀ ਮੈਨੂੰ ਬੜੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸਕਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧੜਿਆਂ ਤੋਂ ਵੀ ਵਧੇਰੇ ਧਿਆਨ ਨਾਲ ਕਰਦੇ ਹਨ। 6 ਹੁਣ ਮੈਂ ਉਸ ਵਿਸ਼ਵਾਸ ਕਾਰਣ ਕਚਿਰੀ ਦੇ ਸਾਹਮਣੇ ਖੜ੍ਹਾ ਹਾਂ ਜੋ ਮੈਨੂੰ ਉਸ ਵਾਅਦੇ ਕਾਰਣ ਮਿਲੀ ਹੈ ਜਿਹੜਾ ਪਰਮੇਸੁਰ ਨੇ ਸਾਡੇ ਬਜ਼ੁਰਗਾਂ ਨਾਲ ਕੀਤਾ ਸੀ। 7 ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉਪਰ ਸਾਡੀਆਂ ਬਾਰਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸੁਰ ਦੀ ਉਪਾਸ਼ਨਾ ਕਰਦੀਆਂ ਹਨ। ਹੇ ਰਾਜਾ, ਇਸੇ ਆਸ ਦੇ ਬਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮੜ੍ਹ ਰਹੇ ਹਨ। 8 ਤੁਸੀਂ ਇਸ ਗੱਲ ਨੂੰ ਅਸੰਭਵ ਕਿਉਂ ਮੰਨਦੇ ਹੋ ਕਿ ਪਰਮੇਸੁਰ ਮੁਰਦਿਆਂ ਨੂੰ ਜਿਵਾਲੇ?

9 ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਾਹੀਦੀਆਂ ਹਨ। 10 ਅਤੇ ਯਰੂਸ਼ਲਮ ਵਿੱਚ ਮੈਂ ਨਿਰਜਾਵਾਨਾਂ ਦੇ ਖਿਲਾਫ਼ ਵੀ ਬੜੇ ਕੰਮ ਕੀਤੇ। ਪਰਧਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਰਜਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ ਤਾਂ ਮੈਂ ਵੀ ਰਾਮੀ ਭਰੀ। 11 ਹਰੇਕ ਯਹੂਦੀ ਮੰਦਰ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।

ਪੌਲੁਸ ਦਾ ਯਿਸੂ ਨੂੰ ਵੇਖਣ ਬਾਰੇ ਦੱਸਣਾ

12 ਇੱਕ ਅਜਿਹੀ ਹੀ ਯਾਤਰਾ ਵੇਲੇ ਮੈਂ ਪ੍ਰਧਨ ਜਾਜਕਾਂ ਦੁਆਰਾ ਦਿੱਤੇ ਅਧਿਕਾਰ ਅਤੇ ਸ਼ਕਤੀ ਨਾਲ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ।

13 ਇਹ ਦੁਪਿਹਰ ਸੀ ਅਤੇ ਮੈਂ ਦੰਮਿਸਕ ਨੂੰ ਜਾ ਰਿਹਾ ਸੀ। ਫੇਰ, ਹੇ ਪਾਤਸ਼ਾਹ, ਮੈਂ ਅਕਾਸ਼ ਤੋਂ ਇੱਕ ਰੋਸ਼ਨੀ ਵੇਖੀ ਜੋ ਕਿ ਸੂਰਜ ਤੋਂ ਵੀ ਵੱਧ ਚਮਕੀਲੀ ਸੀ। ਉਹ ਰੋਸ਼ਨੀ ਮੇਰੇ ਚਾਰੇ ਪਾਸੇ ਚਮਕੀ ਅਤੇ ਮੇਰੇ ਨਾਲ ਜਿਹੜੇ ਮੇਰੇ ਸਾਥੀ ਸਫ਼ਰ ਕਰ ਰਹੇ ਸਨ ਉਨ੍ਹਾਂ ਉੱਤੇ ਵੀ। 14 ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। “ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈ? ਮੇਰੇ ਖਿਲਾਫ਼ ਫੜਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈ।”

15 “ਮੈਂ ਕਿਹਾ, ‘ਪ੍ਰਭੂ, ਤੂੰ ਕੌਣ ਹੈ?’
“ਪ੍ਰਭੂ ਨੇ ਆਖਿਆ, ‘ਮੈਂ ਯਿਸੂ ਹਾਂ, ਜਿਸ ਨੂੰ ਤੂੰ ਕਸ਼ਟ ਦੇ ਰਿਹਾ ਹੈ।’ 16 ਉਹ ਖੜ੍ਹਾ ਹੋ। ਮੈਂ ਤੈਨੂੰ ਆਪਣਾ ਸੇਵਕ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ। 17 ਮੈਂ ਤੈਨੂੰ ਤੇਰੇ ਆਪਣੇ ਲੋਕਾਂ ਤੋਂ ਅਤੇ ਗੈਰ-ਯਹੂਦੀ ਲੋਕਾਂ ਤੋਂ ਵੀ ਬਚਾਵਾਂਗਾ। ਮੈਂ ਤੈਨੂੰ ਇਨ੍ਹਾਂ ਲੋਕਾਂ ਕੋਲ ਭੇਜ ਰਿਹਾ ਹਾਂ। 18 ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸੁਰ ਵੱਲ ਮੁੜਣਗੇ, ਫੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।”

ਪੌਲੁਸ ਦਾ ਆਪਣੇ ਕੰਮ ਬਾਰੇ ਦੱਸਣਾ

19 ਪੌਲੁਸ ਨੇ ਆਪਣਾ ਭਾਸ਼ਣ ਜਾਰੀ ਰੱਖਿਆ, “ਜਦੋਂ ਮੈਂ ਸਵਰਗ ਤੋਂ ਇਹ ਦਰਸ਼ਣ ਵੇਖਿਆ, ਤਾਂ ਮੈਂ ਇਸ ਨੂੰ ਮੰਨਣ ਤੋਂ ਇਨਕਾਰ ਨਾ ਕੀਤਾ। 20 ਮੈਂ ਲੋਕਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ ਕਿ ਉਨ੍ਹਾਂ ਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਾਹੀਦੇ ਹਨ ਅਤੇ ਪਰਮੇਸੁਰ ਵੱਲ ਮੁੜਨਾ ਚਾਹੀਦਾ ਹੈ। ਮੈਂ ਲੋਕਾਂ ਨੂੰ ਵਰਣਨ ਕੀਤਾ ਕਿ ਉਨ੍ਹਾਂ ਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜੋ ਇਹ ਵਿਖਾਉਣ ਕਿ ਉਨ੍ਹਾਂ ਨੇ ਸੱਚਮੁੱਚ ਆਪਣੇ ਦਿਲ ਅਤੇ ਜੀਵਨ ਬਦਲ ਲਏ ਹਨ। ਸਭ ਤੋਂ ਪਹਿਲਾਂ ਇਹ ਉਪਦੇਸ਼ ਮੈਂ ਦੰਮਿਸਕ ਵਿੱਚ ਦਿੱਤਾ ਫਿਰ ਮੈਂ ਯਰੂਸ਼ਲਮ ਅਤੇ ਸਾਰੇ ਯਹੂਦਿਆਂ ਵਿੱਚ ਇਸ ਦਾ ਪ੍ਰਚਾਰ ਕੀਤਾ। ਮੈਂ ਪਰਾਈਆਂ ਕੌਮਾਂ ਵਿੱਚ ਜਾ ਕੇ ਵੀ ਇਸ ਦਾ ਪ੍ਰਚਾਰ ਕੀਤਾ।

21 ਇਸੇ ਕਰਕੇ ਯਹੂਦੀ ਮੈਨੂੰ ਫੜ ਕੇ ਲੈ ਗਏ ਜਦ ਮੈਂ ਮੰਦਰ ਵਿੱਚ ਸੀ ਅਤੇ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ। 22 ਪਰ ਪਰਮੇਸੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇੱਥੇ ਪਰਮੇਸੁਰ ਦੀ ਮਦਦ ਨਾਲ ਖੜ੍ਹਾ ਹਾਂ ਅਤੇ ਸਭ ਲੋਕਾਂ, ਵੱਡਿਆਂ ਅਤੇ ਛੋਟਿਆਂ ਦੋਹਾਂ ਨੂੰ ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ। 23 ਉਨ੍ਹਾਂ ਆਖਿਆ ਸੀ ਕਿ ਮਸੀਹ ਦੁੱਖ ਝਲੇਗਾ ਅਤੇ ਉਹ ਪਹਿਲਾਂ ਹੋਵੇਗਾ ਜੋ ਮਰ ਕੇ ਜੀ ਉੱਠੇਗਾ। ਮੂਸਾ ਅਤੇ ਨਬੀਆਂ ਦਾ ਕਹਿਣਾ ਹੈ ਕਿ ਮਸੀਹ ਯਹੂਦੀਆਂ ਲਈ ਅਤੇ ਗੈਰ-ਯਹੂਦੀਆਂ ਲਈ ਰੋਸ਼ਨੀ ਦੀ ਮਿਸਾਲ ਲੈ ਕੇ ਆਵੇਗਾ।”

ਪੌਲੁਸ ਦੀ ਅਗਿੱਪਾ ਨੂੰ ਮਨਾਉਣ ਦੀ ਕੋਸ਼ਿਸ਼

24 ਜਦੋਂ ਪੌਲੁਸ ਆਪਣੇ ਬਚਾਅ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤਸ ਨੇ ਰੌਲ ਪਾਇਆ, “ਪੌਲੁਸ, ਤੂੰ ਪਾਗਲ ਹੈ। ਬਹੁਤ ਜ਼ਿਆਦਾ ਵਿੱਦਿਆ ਨੇ ਤੈਨੂੰ ਕਮਲ ਕਰ ਦਿੱਤਾ ਹੈ।”

ਰਸੂਲਾਂ ਦੇ ਕਰਤੱਬ

25 ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦਰ, ਮੈਂ ਕਮਲਾ ਨਹੀਂ। ਜੇ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੇ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕਪੂਰਣ ਹੈ। 26 ਰਾਜਾ ਅਗਿੱਪਾ ਇਨ੍ਹਾਂ ਗੱਲਾਂ ਬਾਰੇ ਜਾਣਦਾ ਹੈ ਅਤੇ ਮੈਂ ਉਸ ਨਾਲ ਖੁੱਲ੍ਹਿਆ ਬੋਲ ਸਕਦਾ ਹਾਂ, ਉਸ ਲਈ ਇਨ੍ਹਾਂ ਵਿੱਚੋਂ ਕੁਝ ਵੀ ਨਵਾਂ ਨਹੀਂ ਹੈ। ਕਿਉਂਕਿ ਇਹ ਸਭ ਗੱਲਾਂ ਸਭ ਦੀ ਰਾਜ਼ਗੀ ਵਿੱਚ ਹੋਈਆਂ, ਨਾ ਕਿ ਗੁਪਤ ਤੌਰ ਤੇ। 27 ਰਾਜਾ ਅਗਿੱਪਾ, ਕੀ ਤੂੰ ਨਬੀਆਂ ਦੀਆਂ ਲਿਖਤਾਂ ਉੱਤੇ ਨਿਰਧਾਰ ਕਰਦਾ ਹੈ? ਮੈਂ ਜਾਣਦਾ ਹਾਂ ਕਿ ਤੂੰ ਨਿਰਧਾਰ ਕਰਦਾ ਹੈ।”

28 ਰਾਜਾ ਅਗਿੱਪਾ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਸੋਚਦਾ ਹੈ ਕਿ ਤੂੰ ਮੈਨੂੰ ਇੰਨੀ ਸੌਖੀ ਤਰ੍ਹਾਂ ਮਸੀਹੀ ਹੋਣ ਲਈ ਉਕਸਾ ਲਵੇਗਾ?”

29 ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸਕਣ, ਸਿਵਾਏ ਇਨ੍ਹਾਂ ਜੰਜੀਰਾਂ ਦੇ।”

30 ਰਾਜਾ ਅਗਿੱਪਾ, ਫ਼ੇਸਤੁਸ ਹਾਕਮ, ਬਰਨੀਕੇ ਅਤੇ ਸਾਰੇ ਉਨ੍ਹਾਂ ਨਾਲ ਬੈਠੇ ਹੋਏ ਲੋਕ ਖਲੋ ਗਏ ਅਤੇ ਕਚਿਰੀ ‘ਚੋਂ ਉੱਠ ਕੇ ਚਲੇ ਗਏ। 31 ਜਾਂਚੇ ਹੋਏ ਉਹ ਆਪਸ ਵਿੱਚ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਆਖ ਰਹੇ ਸਨ, “ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਜੋ ਇਹ ਮੌਤ ਜਾਂ ਕੈਦ ਦੇ ਲਾਇਕ ਹੋਵੇ। ਸੱਚਮੁੱਚ ਇਸ ਨੇ ਕੁਝ ਵੀ ਬੁਰਾ ਨਹੀਂ ਕੀਤਾ।” 32 ਅਗਿੱਪਾ ਨੇ ਫ਼ੇਸਤੁਸ ਨੂੰ ਕਿਹਾ, “ਜੇਕਰ ਇਸ ਨੇ ਕੈਸਰ ਨੂੰ ਬੇਨਤੀ ਨਾ ਕੀਤੀ ਹੁੰਦੀ, ਤਾਂ ਉਸ ਨੂੰ ਅਜ਼ਾਦ ਕੀਤਾ ਜਾ ਸਕਦਾ ਸੀ।”

ਪੌਲੁਸ ਦਾ ਰੋਮ ਨੂੰ ਜਾਣਾ

27 ਇਹ ਨਿਸ਼ਚਿਤ ਸੀ ਕਿ ਅਸੀਂ ਇਤਾਲਿਆ ਨੂੰ ਜਹਾਜ਼ ਵਿੱਚ ਸਫ਼ਰ ਕਰਾਂਗੇ। ਪੌਲੁਸ ਅਤੇ ਕੁਝ ਹੋਰ ਕੋਈ ਇੱਕ ਯੂਲਿਉਸ ਨਾਂ ਦੇ ਸੈਨਾ ਅਧਿਕਾਰੀ ਦੇ ਹਵਾਲੇ ਕਰ ਦਿੱਤੇ ਗਏ ਸਨ। ਯੂਲਿਉਸ “ਪਤਸ਼ਾਰੀ” ਨਾਮੇ ਖਾਸ ਸੈਨਾ ਸਮੂਹ ਨਾਲ ਸੰਬੰਧਤ ਸੀ। 2 ਅਸੀਂ ਅਦਮੁਤਿਯੂਮ ਤੋਂ ਜਹਾਜ਼ ਵਿੱਚ ਚੜ੍ਹ ਗਏ। ਇਹ ਜਹਾਜ਼ ਅਸਿਯਾ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ। ਅਰਿਸਤਰਖੁਸ ਜੋ ਕਿ ਬੱਸਲੁਨੀਕੇ ਮਕਦੂਨਿਆ ਦੇ ਸ਼ਹਿਰ ਦਾ ਸੀ, ਸਾਡੇ ਨਾਲ ਗਿਆ ਸੀ।

3 ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬੜਾ ਚੰਗਾ ਸਲੂਕ ਕੀਤਾ ਅਤੇ ਉਸ ਨੂੰ ਉੱਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ। 4 ਅਸੀਂ ਸੈਦਾ ਦਾ ਸ਼ਹਿਰ ਛੱਡ ਕੇ ਅਤੇ ਕੁਪਰੁਸ ਟਾਪੂ ਦੇ ਤੱਟ ਤੇ ਸਫ਼ਰ ਕੀਤਾ ਕਿਉਂਕਿ ਹਵਾ ਸਾਨੂੰ ਸਾਹਮਣੀ ਵਗ ਰਹੀ ਸੀ। 5 ਅਸੀਂ ਕਿਲਿਕਿਆ ਅਤੇ ਪੰਮਫੁਲਿਆ ਦੇ ਨੇੜਿਉਂ ਸਮੁੰਦਰੋਂ ਪਾਰ ਲੰਘੇ ਅਤੇ ਲੁਕਿਆ ਦੇ ਨਗਰ ਮੂਰਾ ਵਿੱਚ ਆ ਪਹੁੰਚੇ। 6 ਉੱਥੇ ਸੈਨਾ ਅਧਿਕਾਰੀ ਨੇ ਸਿਕੰਦਰਿਆ ਦਾ ਇੱਕ ਜਹਾਜ਼ ਵੇਖਿਆ ਜੋ ਕਿ ਇਤਾਲਿਆ ਵੱਲ ਜਾ ਰਿਹਾ ਸੀ ਅਤੇ ਸਾਨੂੰ ਉਸ ਜਹਾਜ਼ ਉੱਪਰ ਚੜ੍ਹਾ ਦਿੱਤਾ।

7 ਬੜੇ ਦਿਨ ਅਸੀਂ ਹੌਲੀ-ਹੌਲੀ ਸਫ਼ਰ ਕਰਦੇ ਰਹੇ ਪਰ ਸਾਡੇ ਵਾਸਤੇ ਕਨੀਦੁਸ ਸ਼ਹਿਰ ਤੱਕ ਪਹੁੰਚਣਾ ਬੜਾ ਮੁਸ਼ਕਿਲ ਹੋ ਰਿਹਾ ਸੀ, ਕਿਉਂਕਿ ਹਵਾ ਸਾਹਮਣੀ ਸੀ। ਅਸੀਂ ਉਸ ਰਸਤੇ ਬਹੁਤੀ ਦੂਰ ਤੱਕ ਨਹੀਂ ਸੀ ਜਾ ਸਕਦੇ। ਇਸ ਲਈ ਅਸੀਂ ਕਰੇਤ ਟਾਪੂ ਦੇ ਦੱਖਣੀ ਪਾਸੇ ਸਲਮੋਨੇ

ਦੇ ਨੇੜੇ ਨੂੰ ਸਫ਼ਰ ਕੀਤਾ। 8 ਬੜੀ ਮੁਸ਼ਕਿਲ ਨਾਲ ਅਸੀਂ ਸਮੁੰਦਰੀ ਤਟ ਦੇ ਨਾਲ ਸਫ਼ਰ ਕੀਤਾ ਅਤੇ, “ਸੁਰੱਖਿਅਤ ਬੰਦਰਗਾਹ” ਨਾਮੀ ਇੱਕ ਜਗ੍ਹਾ ਤੇ ਪਹੁੰਚੇ। ਉੱਥੇ ਲਸਾਯਾ ਨਗਰ ਨੇੜੇ ਹੀ ਸੀ।

9 ਪਰ ਅਸੀਂ ਬੜਾ ਸਮਾਂ ਗੁਆ ਚੁੱਕੇ ਸਾਂ, ਇਸ ਵਕਤ ਜਹਾਜ਼ ਦਾ ਸਫ਼ਰ ਬਹੁਤ ਖਤਰੇ ਵਾਲਾ ਸੀ ਕਿਉਂਕਿ ਯਹੂਦੀਆਂ ਦੇ ਵਰਤ ਦੇ ਦਿਨ ਪਹਿਲਾਂ ਹੀ ਲੰਘ ਚੁੱਕੇ ਸਨ। ਇਸ ਲਈ ਪੌਲੁਸ ਨੇ ਉਨ੍ਹਾਂ ਨੂੰ ਚੁਕੰਨਾ ਕੀਤਾ ਤੇ ਕਿਹਾ, 10 “ਹੇ ਮਨੁੱਖੋ! ਮੈਂ ਵੇਖ ਰਿਹਾ ਹਾਂ ਕਿ ਇਸ ਯਾਤਰਾ ਵਿੱਚ ਬਹੁਤ ਸੰਕਟ ਆਵੇਗਾ। ਸਾਡਾ ਜਹਾਜ਼ ਅਤੇ ਇਸ ਵਿੱਚਲਾ ਸਾਰਾ ਸਮਾਨ ਨਸ਼ਟ ਹੋ ਜਾਵੇਗਾ। ਹੋ ਸਕਦਾ ਹੈ ਕਿ ਸਾਡੀਆਂ ਜਾਨਾਂ ਵੀ ਚਲੀਆਂ ਜਾਣ।” 11 ਪਰ ਜਹਾਜ਼ ਦਾ ਕਪਤਾਨ ਤੇ ਮਾਲਕ ਪੌਲੁਸ ਦੀ ਇਸ ਗੱਲ ਨਾਲ ਸਹਿਮਤ ਨਾ ਹੋਏ ਇਸ ਲਈ ਸੈਨਾ-ਅਧਿਕਾਰੀ ਨੇ ਪੌਲੁਸ ਦੀ ਗੱਲ ਦਾ ਯਕੀਨ ਨਾ ਕੀਤਾ ਸਗੋਂ ਉਸ ਨੇ ਜਹਾਜ਼ ਦੇ ਕਪਤਾਨ ਅਤੇ ਮਾਲਿਕ ਦੀ ਗੱਲ ਤੇ ਇਤਬਾਰ ਕੀਤਾ। 12 ਉਹ ਘਾਟ ਸਰਦੀਆਂ ਵਿੱਚ ਜਹਾਜ਼ ਦੇ ਰੁਕਣ ਲਈ ਠੀਕ ਨਹੀਂ ਸੀ, ਇਸ ਲਈ ਬਹੁਤ ਸਾਰੇ ਲੋਕਾਂ ਨੇ ਉੱਥੋਂ ਚਲੇ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਫ਼ੈਨੀਕੁਸ ਪਹੁੰਚਣ ਦੀ ਉਮੀਦ ਕੀਤੀ ਤਾਂ ਜੋ ਜਹਾਜ਼ ਸਿਆਲਾਂ ਦੇ ਲੰਘਣ ਤੀਕ ਉੱਥੇ ਖੜ੍ਹਾ ਕੀਤਾ ਜਾ ਸਕੇ। ਫ਼ੈਨੀਕੁਸ ਸ਼ਹਿਰ ਕਰੇਤ ਟਾਪੂ ਦਾ ਇੱਕ ਸ਼ਹਿਰ ਹੈ। ਉਸ ਦਾ ਇੱਕ ਘਾਟ ਹੈ ਜਿਹੜਾ ਦੱਖਣ-ਪੱਛਮ ਅਤੇ ਉੱਤਰ-ਪੱਛਮ ਦੇ ਪਾਸੇ ਵੱਲ ਹੈ।

ਤੂਫ਼ਾਨ

13 ਜਦੋਂ ਦੱਖਣ ਵੱਲੋਂ ਹੌਲੇ-ਹੌਲੇ ਹਵਾ ਵਗਣ ਲੱਗੀ ਤਾਂ ਜਹਾਜ਼ ਉੱਤੇ ਆਦਮੀਆਂ ਨੇ ਸੋਚਿਆ, “ਇਹੋ ਹਵਾ ਸੀ ਜੋ ਸਾਨੂੰ ਚਾਹੀਦੀ ਸੀ ਅਤੇ ਸਾਨੂੰ ਮਿਲ ਗਈ ਹੈ।” ਇਸ ਲਈ ਉਨ੍ਹਾਂ ਨੇ ਲੰਗਰ ਨੂੰ ਉਤਾਰ ਚੁੱਕਿਆ। ਅਸੀਂ ਕਰੇਤ ਟਾਪੂ ਦੇ ਬਹੁਤ ਨੇੜੇ ਆ ਗਏ। 14 ਪਰ ਤਦ “ਉੱਤਰੀ ਪੂਰਬ” ਵੱਲੋਂ ਇੱਕ ਬੜੀ ਤਕੜੀ ਹਨੇਰੀ ਟਾਪੂ ਤੇ ਆਈ। 15 ਇਹ ਹਵਾ ਜਹਾਜ਼ ਨੂੰ ਆਪਣੇ ਨਾਲ ਲੈ ਕੇ ਤੁਰੀ ਅਤੇ ਜਹਾਜ਼ ਹਵਾ ਦੀ ਉਲਟ ਦਿਸ਼ਾ ਵੱਲ ਜਾਣ ਤੋਂ ਅਸਮਰਥ ਸੀ। ਇਸ ਲਈ ਕੋਸ਼ਿਸ਼ ਕਰਨੀ ਬੰਦ ਕਰ ਦਿੱਤੀ ਅਤੇ ਹਵਾ ਨੂੰ ਸਾਨੂੰ ਨਾਲ ਲੈ ਜਾਣ ਦਿੱਤਾ। 16 ਅਸੀਂ ਕਲੌਦਾ ਨਾਂ ਦੇ ਇੱਕ ਛੋਟੇ ਟਾਪੂ ਕੋਲ ਜਾ ਪੁੱਜੇ। ਫੇਰ ਬੜੀ ਮੁਸ਼ਕਿਲ ਨਾਲ ਅਸੀਂ ਜੀਵਨ ਰੱਖਿਅਕ ਬੇੜੀ ਜਹਾਜ਼ ਤੇ ਲਿਆ ਸਕੇ। 17 ਉਨ੍ਹਾਂ ਨੇ ਜੀਵਨ ਰੱਖਿਅਕ ਬੇੜੀ ਨੂੰ ਅੰਦਰ ਇੱਕ ਸਾਥ ਸਹਾਰਾ ਦੇ ਕੇ ਬੱਲੋਂ ਉੱਪਰ ਜਹਾਜ਼ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਉਹ ਇਸ ਗੱਲੋਂ ਡਰਨ ਲੱਗੇ ਕਿ ਜਹਾਜ਼ ਕਿਤੇ ਸਿਰੁਤੀ ਦੇ ਬਰੇਤੇ ਵਿੱਚ ਨਾ ਫਸ ਜਾਵੇ ਇਸ ਲਈ ਉਨ੍ਹਾਂ ਨੇ ਪਾਲ ਹੇਠਾਂ ਕਰ ਲਏ ਅਤੇ ਤੇਜ਼ ਹਵਾ ਨੂੰ ਜਹਾਜ਼ ਨੂੰ ਰੋੜਨ ਦਿੱਤਾ।

18 ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਗ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ। 19 ਇੱਕ ਦਿਨ ਬਾਅਦ ਉਨ੍ਹਾਂ ਨੇ ਜਹਾਜ਼ ਦਾ ਅਸਬਾਬ ਵੀ ਕੱਢ ਕੇ ਸੁੱਟ ਦਿੱਤਾ। 20 ਕਈ ਦਿਨਾਂ ਤੱਕ ਅਕਾਸ਼ ਤੇ ਸਾਨੂੰ ਕੋਈ ਸੂਰਜ ਜਾਂ ਤਾਰੇ ਨਜ਼ਰ ਨਾ ਆਏ। ਇਹ ਬੜਾ ਭਿੰਨਕ ਤੂਫ਼ਾਨ ਸੀ। ਅਸੀਂ ਜਿਉਣ ਦੀ ਆਸ ਗੁਆ ਦਿੱਤੀ।

21 ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੇ ਕੇ ਬੋਲਿਆ, “ਹੇ ਪੁਰਖੋ! ਮੈਂ ਤੁਹਾਨੂੰ ਕਿਹਾ ਸੀ ਜੋ ਕਿ ਕਰੇਤ ਤੋਂ ਨਾ ਜਾਓ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉਠਾਉਣਾ ਪੈਂਦਾ। 22 ਪਰ ਹੁਣ ਮੈਂ

ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰੱਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ। **23**ਕੱਲ ਰਾਤ ਇੱਕ ਦੂਤ ਮਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ। ਇਹ ਉਹੀ ਪਰਮੇਸ਼ੁਰ ਹੈ ਜਿਸ ਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ। **24**ਪਰਮੇਸ਼ੁਰ ਦੇ ਦੂਤ ਨੇ ਕਿਹਾ, 'ਪੌਲਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।' **25**ਜੇ ਹੋ ਪੁਰਖੇ, ਹੌਸਲਾ ਰੱਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ ਕਿ ਸਭ ਕੁਝ ਉਦੋਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ। **26**ਪਰ ਅਸੀਂ ਜ਼ਰੂਰ ਕਿਸੇ ਟਾਪੂ ਨਾਲ ਜਾ ਟਕਰਾਵਾਂਗੇ।"

27ਜਦੋਂ ਚੌਦਵੀਂ ਰਾਤ ਆਈ ਤਾਂ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ੍ਹ ਰਹੇ ਸਾਂ। ਤਾਂ ਅੰਧੀ ਰਾਤ ਦੇ ਕਰੀਬ ਮਲਾਹਾਂ ਨੇ ਸੋਚਿਆ ਕਿ ਅਸੀਂ ਧਰਤੀ ਦੇ ਨੇੜੇ ਸੀ। **28**ਉਨ੍ਹਾਂ ਨੇ ਰੱਸੇ ਦੇ ਸਿਰੇ ਤੇ ਭਾਰ ਬੰਨ੍ਹ ਕੇ ਉਸ ਨੂੰ ਪਾਣੀ ਵਿੱਚ ਸੁੱਟਿਆ। ਉਹ ਜਾਣ ਗਏ ਕਿ ਉੱਥੇ ਪਾਣੀ ਇੱਕ ਸੌ ਵੀਹ ਫੁੱਟ ਡੂੰਘਾ ਸੀ ਫੇਰ ਉਨ੍ਹਾਂ ਨੇ ਕੁਝ ਦੂਰੀ ਹੋਰ ਤਹਿ ਕੀਤੀ ਅਤੇ ਤਾਂ ਫਿਰ ਰੱਸਾ ਪਾਣੀ ਵਿੱਚ ਸੁੱਟਿਆ। ਉੱਥੇ ਪਾਣੀ ਨੌਬੇ ਫੁੱਟ ਡੂੰਘਾ ਸੀ। **29**ਮਲਾਹਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿੱਕਲਣ ਲਈ ਪ੍ਰਾਰਥਨਾ ਕੀਤੀ। ਕੁਝ ਮਲਾਹ ਤਾਂ ਜਹਾਜ਼ ਹੀ ਛੱਡ ਕੇ ਜਾਣ ਨੂੰ ਤਿਆਰ ਸਨ। **30**ਉਨ੍ਹਾਂ ਨੇ ਡੌਰੀ ਨੂੰ ਪਾਣੀ ਵਿੱਚ ਥੋੜਾ ਥੱਲੇ ਕੀਤਾ। ਉਹ ਚਾਰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਉਂ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ। **31**ਤਦ ਪੌਲਸ ਨੇ ਸੈਨਾਪਤੀ ਨੂੰ ਅਤੇ ਹੋਰ ਸਿਪਾਹੀਆਂ ਨੂੰ ਕਿਹਾ, "ਜੇਕਰ ਇਹ ਮਨੁੱਖ ਇਸ ਜਹਾਜ਼ ਵਿੱਚ ਨਹੀਂ ਠਹਿਰਣਗੇ, ਤਾਂ ਤੁਹਾਡੀਆਂ ਜਾਨਾਂ ਨਹੀਂ ਬਚ ਸਕਦੀਆਂ ਹਨ।" **32**ਤਦ ਸਿਪਾਹੀਆਂ ਨੇ ਰੱਸੀਆਂ ਨੂੰ ਵੱਢ ਦਿੱਤਾ ਅਤੇ ਡੌਰੀ ਪਾਣੀ ਵਿੱਚ ਡਿੱਗਣ ਦਿੱਤੀ।

33ਦਿਨ ਚੜ੍ਹਨ ਤੋਂ ਪਹਿਲਾਂ ਪੌਲਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, "ਪਿੱਛਲੇ ਚੌਦਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ। **34**ਇਸ ਲਈ ਮੈਂ ਕੁਝ ਖਾਣ ਲਈ ਤੁਹਾਡੀ ਮਿੰਨਤ ਕਰਦਾ ਹਾਂ। ਤੁਹਾਡੇ ਜਿਉਣ ਵਾਸਤੇ ਇਹ ਜ਼ਰੂਰੀ ਹੈ। ਤੁਹਾਡੇ ਸਾਰਿਆਂ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵੀ ਵਾਲ ਵਿੰਗਾ ਨਹੀਂ ਹੋਵੇਗਾ।" **35**ਇਹ ਕਹਿਣ ਤੋਂ ਬਾਅਦ ਪੌਲਸ ਨੇ ਕੁਝ ਰੋਟੀ ਹੱਥ ਵਿੱਚ ਫੜ ਕੇ ਸਾਰਿਆਂ ਸਾਹਮਣੇ ਪਰਮੇਸ਼ੁਰ ਦਾ ਸ਼ੁਕਰ ਕੀਤਾ। ਉਸ ਨੇ ਇੱਕ ਟੁਕੜਾ ਤੋੜਿਆ ਅਤੇ ਖਾਣਾ ਸ਼ੁਰੂ ਕਰ ਦਿੱਤਾ। **36**ਸਾਰੇ ਮਨੁੱਖਾਂ ਨੂੰ ਉਤਸਾਹ ਮਿਲਿਆ ਅਤੇ ਉਨ੍ਹਾਂ ਸਾਰਿਆਂ ਨੇ ਵੀ ਖਾਣਾ ਸ਼ੁਰੂ ਕਰ ਦਿੱਤਾ। **37**(ਅਸੀਂ ਸਾਰੇ ਇਕੱਠੇ, ਜਹਾਜ਼ ਤੇ 276 ਆਦਮੀ ਸਾਂ।) **38**ਅਸੀਂ ਭਰ ਪੇਟ ਖਾਧਾ ਅਤੇ ਉਸ ਤੋਂ ਬਾਅਦ ਬਾਕੀ ਕਣਕ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਿਆਂ ਕੀਤਾ।

ਜਹਾਜ਼ ਨਾ ਨਸ਼ਟ ਹੋਣਾ

39ਜਦੋਂ ਦਿਨ ਚੜ੍ਹਿਆ ਤਾਂ ਮਲਾਹਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾੜੀ ਵੇਖੀ, ਇਸ ਲਈ ਜੇਕਰ ਉਹ ਕਰ ਸਕਣ ਉਨ੍ਹਾਂ ਨੇ ਜਹਾਜ਼ ਨੂੰ ਖਾੜੀ ਤੇ ਲਿਜਾਣ ਦਾ ਫ਼ੈਸਲਾ ਕੀਤਾ। **40**ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ

ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ। **41**ਪਰ ਜਹਾਜ਼ ਬਰੇਤੇ ਨਾਲ ਜਾ ਟਕਰਾਇਆ। ਜਹਾਜ਼ ਦਾ ਅਗਲਾ ਹਿੱਸਾ ਰੇਤ ਵਿੱਚ ਖੁੱਬ ਗਿਆ ਅਤੇ ਉੱਥੋਂ ਹਿੱਲ ਨਾ ਸਕਿਆ। ਫਿਰ ਸਮੁੰਦਰ ਦੀਆਂ ਵੱਡੀਆਂ ਲਹਿਰਾਂ ਨੇ ਜਹਾਜ਼ ਨੂੰ ਟੁਕੜੇ-ਟੁਕੜੇ ਕਰ ਦਿੱਤਾ।

42ਸਿਪਾਹੀਆਂ ਨੇ ਕੈਦੀਆਂ ਨੂੰ ਮਾਰ ਦੇਣ ਦਾ ਫ਼ੈਸਲਾ ਕੀਤਾ ਤਾਂ ਜੋ ਕੋਈ ਵੀ ਤੈਰ ਕੇ ਆਪਣੇ ਆਪ ਨੂੰ ਨਾ ਬਚਾ ਸਕੇ। **43**ਸੈਨਾ ਅਧਿਕਾਰੀ ਯੂਲਿਉਸ ਪੌਲਸ ਨੂੰ ਬਚਾਉਣਾ ਚਾਹੁੰਦਾ ਸੀ ਇਸ ਲਈ ਉਸ ਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਰੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰ ਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ। **44**ਦੋਰ ਬਾਕੀਆਂ ਨੇ ਲੱਕੜ ਦੇ ਫੁੱਟਿਆਂ ਅਤੇ ਜ਼ਮੀਨ ਤੱਕ ਪਹੁੰਚਣ ਲਈ ਜਹਾਜ਼ ਦੇ ਟੁਕੜਿਆਂ ਦਾ ਇਸਤੇਮਾਲ ਕੀਤਾ ਅਤੇ ਕਿਵੇਂ ਨਾ ਕਿਵੇਂ ਸਾਰੇ ਜਦੋਂ ਸੁਰੱਖਿਅਤ ਜ਼ਮੀਨ ਤੇ ਪਹੁੰਚ ਗਏ।

ਪੌਲਸ ਮਾਲਟਾ ਟਾਪੂ ਵਿੱਚ

28 ਜਦੋਂ ਅਸੀਂ ਧਰਤੀ ਤੇ ਬਚ ਨਿੱਕਲੇ ਤਾਂ ਸਾਨੂੰ ਮਾਲੂਮ ਹੋਇਆ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ। **2**ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉੱਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ। **3**ਪੌਲਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕੜਾਂ ਵਿੱਚੋਂ ਇੱਕ ਜ਼ਰੀਲਾ ਸੱਪ ਨਿੱਕਲਿਆ ਅਤੇ ਉਸ ਨੇ ਪੌਲਸ ਦੇ ਹੱਥ ਤੇ ਵੱਢਿਆ ਅਤੇ ਉਸ ਦੇ ਹੱਥ ਨਾਲ ਚਿੱਬੜ ਗਿਆ। **4**ਜਦੋਂ ਉੱਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, "ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਚੈਦੀ ਇਨਸਾਫ਼ ਨੇ ਇਸ ਨੂੰ ਜੀਉਂਦਾ ਨਹੀਂ ਛੱਡਦਾ।"

5ਪਰ ਪੌਲਸ ਨੇ ਸੱਪ ਨੂੰ ਹੱਥ ਤੋਂ ਫੁਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸ ਦਾ ਕੁਝ ਵੀ ਨੁਕਸਾਨ ਨਾ ਹੋਇਆ। **6**ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬੜੀ ਦੇਰ ਤੱਕ ਪੌਲਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, "ਇਹ ਇੱਕ ਦੇਵਤਾ ਹੈ।"

7ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਕੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਵੱਡੇ ਪਿਆਰ ਨਾਲ ਤਿੰਨ ਦਿਨਾਂ ਤਾਈਂ ਸਾਡੇ ਆਦਰ-ਭਾਉ ਕੀਤਾ। **8**ਪੁਬਲਿਕੁਸ ਦਾ ਪਿਉ ਬੁਖਾਰ ਤੋਂ ਅਤੇ ਮਰੇੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲਸ ਨੇ ਆਪਣੇ ਹੱਥ ਉਸ ਉੱਪਰ ਰੱਖੇ ਤੇ ਉਸ ਨੂੰ ਚੰਗਾ ਕੀਤਾ। **9**ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲਸ ਕੋਲ ਆਏ ਅਤੇ ਪੌਲਸ ਨੇ ਉਨ੍ਹਾਂ ਨੂੰ ਵੀ ਚੰਗਾ ਕੀਤਾ।

10-11ਉਸ ਟਾਪੂ ਦੇ ਲੋਕਾਂ ਨੇ ਬਹੁਤ ਸਾਰੇ ਵੰਗਾਂ ਨਾਲ ਸਾਡੇ ਪ੍ਰਤੀ ਆਪਣਾ ਸਤਿਕਾਰ ਵਿਖਾਇਆ। ਅਸੀਂ ਉੱਥੇ ਤਿੰਨ ਮਹੀਨੇ ਤੱਕ ਰਹੇ। ਜਦੋਂ ਅਸੀਂ ਉੱਥੋਂ ਜਾਣ ਦੀ ਤਿਆਰੀ ਕੀਤੀ ਤਾਂ ਉੱਥੋਂ ਦੇ ਲੋਕਾਂ ਨੇ ਸਾਡੀ ਜ਼ਰੂਰਤ ਦਾ ਬਹੁਤ ਸਾਰਾ ਸਮਾਨ ਸਾਨੂੰ ਦਿੱਤਾ।

ਪੌਲਸ ਰੋਮ ਨੂੰ ਗਿਆ

ਫ਼ਿਰ ਸਾਨੂੰ ਸਿਕੰਦਰਿਯਾ ਸ਼ਹਿਰ ਦਾ ਇੱਕ ਜਗਜ਼ ਮਿਲਿਆ। ਸਿਆਲਾਂ ਵਿੱਚ ਇਹ ਜਗਜ਼ ਮਾਲਤਾ ਟਾਪੂ ਤੇ ਰੁਕਿਆ। ਜਗਜ਼ ਦੇ ਅਗਲੇ ਹਿੱਸੇ ਵੱਲ ਦੋ ਜੋੜੇ ਦੇਵਤਿਆਂ ਦਾ ਪ੍ਰਤੀਕ ਸੀ। **12** ਅਸੀਂ ਸੈਰਾਕੁਸ ਸ਼ਹਿਰ ਵਿੱਚ ਰੁਕੇ। ਇੱਥੇ ਅਸੀਂ ਤਿੰਨ ਤੱਕ ਰੁਕੇ ਤੇ ਫ਼ਿਰ ਚੱਲ ਪਏ। **13** ਫ਼ਿਰ ਅਸੀਂ ਰੋਗਿਯੂਨ ਸ਼ਹਿਰ ਵਿੱਚ ਪਹੁੰਚੇ। ਇੱਕ ਦਿਨ ਬਾਅਦ, ਜਦੋਂ ਦੱਖਣੀ ਹਵਾ ਵਗੀ ਤਾਂ ਅਸੀਂ ਤੁਰ ਪਏ। ਅਗਲੇ ਦਿਨ ਅਸੀਂ ਪਤਿਯੂਲੇ ਪਹੁੰਚੇ। **14** ਉੱਥੇ ਅਸੀਂ ਕੁਝ ਭਗਵਾਂ ਨੂੰ ਮਿਲੇ। ਉਨ੍ਹਾਂ ਸਾਨੂੰ ਇੱਕ ਹਫ਼ਤਾ ਉੱਥੇ ਰਹਿਣ ਦੀ ਮਿੰਨਤ ਕੀਤੀ। ਅਖੀਰ ਅਸੀਂ ਰੋਮ ਪਹੁੰਚੇ। **15** ਜਦੋਂ ਉੱਥੇ ਨਿਰਚਾਵਾਨਾਂ ਨੇ ਸੁਣਿਆ ਕਿ ਅਸੀਂ ਉੱਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ਰੋਮ ਦੇ ਬਜ਼ਾਰ ਵਿੱਚ ਅਤੇ ਤਿੰਨ ਸਰਾਵਾਂ ਵਿੱਚ ਮਿਲਣ ਲਈ ਆਏ। ਜਦੋਂ ਪੌਲਸ ਨੇ ਇਨ੍ਹਾਂ ਨਿਰਚਾਵਾਨਾਂ ਨੂੰ ਵੇਖਿਆ ਤਾਂ ਉਸ ਨੂੰ ਹੌਸਲਾ ਹੋਇਆ ਅਤੇ ਉਸ ਨੇ ਪਰਮੇਸੁਰ ਦਾ ਧੰਨਵਾਦ ਕੀਤਾ।

ਪੌਲਸ ਰੋਮ ਵਿੱਚ

16 ਫ਼ਿਰ ਅਸੀਂ ਰੋਮ ਚਲੇ ਗਏ। ਪੌਲਸ ਨੂੰ ਰੋਮ ਵਿੱਚ ਇਕੱਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸ ਦੀ ਨਿਗਰਾਨੀ ਲਈ ਉਸ ਦੇ ਨਾਲ ਸੀ।

17 ਤਿੰਨ ਦਿਨਾਂ ਬਾਅਦ ਉਸ ਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕੱਠੇ ਹੋ ਕੇ ਆਏ ਤਾਂ ਪੌਲਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੇਂ, ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਹੂਸਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ। **18** ਰੋਮੀਆਂ ਨੇ ਮੈਨੂੰ ਸਵਾਲ ਕੀਤੇ ਪਰ ਉਨ੍ਹਾਂ ਨੂੰ ਕੋਈ ਵਜ੍ਹਾ ਨਾ ਲੱਭੀ ਕਿ ਮੈਂ ਮਾਰਿਆ ਜਾਵਾਂ? ਇਸ ਲਈ ਉਨ੍ਹਾਂ ਮੈਨੂੰ ਅਜ਼ਾਦ ਛੱਡ ਦੇਣਾ ਚਾਹਿਆ। **19** ਪਰ ਉੱਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ। **20** ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲ ਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰੱਖਦਾ ਹਾਂ।”

21 ਯਹੂਦੀਆਂ ਨੇ ਪੌਲਸ ਨੂੰ ਆਖਿਆ, “ਅਸੀਂ ਯਹੂਦਿਆ ਤੋਂ ਤੇਰੇ ਬਾਰੇ ਕੋਈ ਚਿੰਨੀ ਪ੍ਰਾਪਤ ਨਹੀਂ ਕੀਤੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਨੇ ਜੋ ਉੱਥੋਂ ਆਏ ਤੇਰੇ ਬਾਰੇ ਕੋਈ ਖਬਰ ਲਿਆਂਦੀ ਜਾਂ ਤੇਰੇ ਬਾਰੇ ਕੁਝ

ਬੁਰਾ ਕਿਹਾ। **22** ਪਰ ਅਸੀਂ ਤੈਥੋਂ ਤੇਰੀ ਨਿਰਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ੍ਹਾ ਦੇ ਲੋਕ ਇਸ ਸਮੂਹ ਬਾਰੇ ਬੁਰਾ ਬੋਲ ਰਹੇ ਹਨ।”

23 ਪੌਲਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲਸ ਨੂੰ ਉਸ ਦੇ ਘਰ ਮਿਲੇ। ਪੌਲਸ ਨੇ ਸਵੈਰੇ ਤੋਂ ਆਥਣ ਤੱਕ ਪਰਮੇਸੁਰ ਦੇ ਰਾਜ ਬਾਰੇ ਵਰਨਣ ਕੀਤਾ ਅਤੇ ਉਨ੍ਹਾਂ ਨੂੰ ਯਿਸੂ ਉੱਤੇ ਨਿਰਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ। ਉਸ ਨੇ ਇਹ ਕੋਸ਼ਿਸ਼ ਮੁਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦੇ ਕੇ ਕੀਤੀ। **24** ਉਨ੍ਹਾਂ ਵਿੱਚੋਂ ਕਈਆਂ ਨੇ ਪੌਲਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ। **25** ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉੱਥੋਂ ਜਾਣ ਹੀ ਵਾਲੇ ਸਨ ਤਾਂ ਪੌਲਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਹੀ: “ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ:

26 ‘ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨ੍ਹਾਂ ਨੂੰ ਦੱਸੋ; ਤੁਸੀਂ ਸੁਣੋਗੇ, ਪਰ ਸਮਝੋਗੇ ਨਹੀਂ। ਤੁਸੀਂ ਵੇਖੋਗੇ, ਪਰ ਜੋ ਵੇਖਿਆ ਉਸ ਨੂੰ ਸਮਝੋਗੇ ਨਹੀਂ।’

27 ਇਨ੍ਹਾਂ ਲੋਕਾਂ ਦੀ ਬੁੱਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਹੀਂ ਵੇਖਣਗੇ, ਨਾ ਹੀ ਆਪਣੇ ਕੰਨਾਂ ਨਾਲ ਸੁਣਨਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁੜਨ।’

ਯਸਾਯਾਹ 6:9-10

28 “ਹੇ ਯਹੂਦੀਓ! ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਵੋ ਕਿ ਪਰਮੇਸੁਰ ਨੇ ਇਹ ਮੁਕਤੀ ਗੈਰ-ਯਹੂਦੀ ਲੋਕਾਂ ਵਾਸਤੇ ਭੇਜੀ ਹੈ, ਅਤੇ ਉਹ ਸੁਣਨਗੇ।” **29** [ਜਦੋਂ ਪੌਲਸ ਨੇ ਅਜਿਹਾ ਕਿਹਾ ਤਾਂ ਯਹੂਦੀ ਉੱਥੋਂ ਚੱਲੇ ਗਏ ਅਤੇ ਆਪਸ ਵਿੱਚ ਬਹੁਤ ਬਹਿਸ ਕਰਨ ਲਗੇ।]

30 ਪੌਲਸ ਪੂਰੇ ਦੇ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉੱਥੇ ਰਿਹਾ। ਜਿਹੜੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆਂ ਆਖਦਾ ਸੀ। **31** ਪੌਲਸ ਨੇ ਪਰਮੇਸੁਰ ਦੇ ਰਾਜ ਦਾ ਪਰਚਾਰ ਕੀਤਾ। ਉਸ ਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਭਰਤਾ ਨਾਲ ਬੋਲਦਾ ਸੀ ਅਤੇ ਕੋਈ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕਰਦਾ ਸੀ।

ਰਸੂਲਾਂ ਦੇ ਕਰਤੱਬ



ਨੋਟਸ
